

ਹਨੁਮਾਨ ਸਰਿ ਗਰੁੜ ਸਮਾਨਾਂ ॥

ਪਵਨ ਪੁੱਤਰ ਵਰਗੇ ਬਲਵਾਨ ਅਤੇ ਉਨ੍ਹਾਂ ਦੇ ਸਰਿ=ਸਦਰਸ਼ ਜੋ ਬਲੀ ਹਨ ਅਤੇ ਜੋ ਗਰੁੜ ਦੇ ਸਮਾਨ ਨਿਕਟਵਰਤੀ ਹਨ।

ਇਨ੍ਹਾਂ ਵਿਚੋਂ ਕਿਸੇ ਨੇ ਵੀ ਆਪ ਜੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ। ਜਿਵੇਂ ਕਿ ਹਨੁਮਾਨ ਜੀ ਦੀ ਇਕ ਸਾਖੀ ਇਸੇ ਵੀਚਾਰ ਨਾਲ ਮਿਲਦੀ ਆਉਂਦੀ ਹੈ ਕਿ ਜਦੋਂ ਭਗਵਾਨ ਸ੍ਰੀ ਰਾਮ ਲੰਕਾ ਪਤੀ ਰਾਵਣ ਨਾਲ ਯੁੱਧ ਕਿਰਿਆ ਵਿੱਚ ਸਨ ਤਾਂ ਇਕ ਦਿਨ ਐਸਾ ਭਾਣਾ ਵਰਤਿਆ ਕਿ ਫੌਜਾਂ ਦਾ ਰਾਸ਼ਨ ਖ਼ਤਮ ਹੋ ਗਿਆ। ਸੈਨਾਪਤੀਆਂ ਨੂੰ ਇਸ ਗੱਲ ਦੀ ਬੜੀ ਭਾਰੀ ਚਿੰਤਾ ਹੋਈ ਕਿ ਰਾਸ਼ਨ ਤੋਂ ਬਿਨਾਂ ਭੁੱਖੀਆਂ ਫੌਜਾਂ ਦਾ ਜੰਗ ਕਰਨਾ ਤਾਂ ਇਕ ਪਾਸੇ ਰਿਹਾ ਤੁਰਨ ਤੋਂ ਵੀ ਅਸਮਰੱਥ ਹੋ ਜਾਣਗੀਆਂ। ਇਸ ਚਿੰਤਾ ਦਾ ਪ੍ਰਗਟਾਵਾ ਭਗਵਾਨ ਸ੍ਰੀ ਰਾਮ ਜੀ ਦੇ ਕੋਲ ਕੀਤਾ ਤਾਂ ਭਗਵਾਨ ਜੀ ਨੇ ਆਪਣੇ ਹੱਥ ਵਿਚੋਂ ਮੁੰਦਰੀ ਲਾਹ ਕੇ ਹਨੁਮਾਨ ਜੀ ਨੂੰ ਸੌਂਪੀ ਤੇ ਕਿਹਾ ਫਲਾਣੇ ਪਹਾੜ ਤੇ ਚਲਾ ਜਾਹ ਉਥੇ ਤੈਨੂੰ ਇੱਕ ਗੁਫਾ ਮਿਲੇਗੀ, ਜਿਸ ਵਿੱਚ ਪ੍ਰਵੇਸ਼ ਕਰਨ ਤੋਂ ਜੋ ਭੀ ਮੈਨੂੰ ਮਿਲੇ ਉਸਨੂੰ ਮੇਰੀ ਮੁੰਦਰੀ ਦੇ ਕੇ ਰਾਸ਼ਨ ਲੈ ਆ। ਭਗਵਾਨ ਜੀ ਦਾ ਬਚਨ ਮੰਨ ਕੇ ਹਨੁਮਾਨ ਤੁਰੰਤ ਉਸ ਪਹਾੜ ਵੱਲ ਵਧਿਆ ਤੇ ਅੱਗੇ ਜਾ ਕੇ ਗੁਫਾ ਵਿੱਚ ਪ੍ਰਵੇਸ਼ ਕੀਤਾ ਤਾਂ ਉਥੇ ਇੱਕ ਬਿਰਧ ਮਾਤਾ ਚੱਕੀ ਪੀਸਦੀ ਦੇਖੀ। ਹਨੁਮਾਨ ਜੀ ਨੇ ਜਾ ਕੇ ਨਮਸਕਾਰ ਕੀਤੀ ਤੇ ਕਿਹਾ ਮਾਤਾ! ਭਗਵਾਨ ਸ੍ਰੀ ਰਾਮ ਜੀ ਦੀਆਂ ਫੌਜਾਂ ਦਾ ਰਾਸ਼ਨ ਮੁੱਕ ਗਿਆ ਹੈ ਉਹ ਇਸ ਵੇਲੇ ਧਰਮ ਯੁੱਧ ਵਿੱਚ ਪ੍ਰਵਿਰਤ ਹਨ। ਮੇਰੀ ਡਿਊਟੀ ਰਾਸ਼ਨ ਲਿਆਉਣ ਦੀ ਭਗਵਾਨ ਜੀ ਨੇ ਲਾਈ ਹੈ। ਤੁਸੀਂ ਇਹ ਮੁੰਦਰੀ ਲਵੋ ਤੇ ਮੈਨੂੰ ਰਾਸ਼ਨ ਦੇ ਦੇਵੋ ਤਾਂ ਉਸ ਮਾਤਾ ਨੇ ਕਿਹਾ ਕਿ ਮੁੰਦਰੀ ਉਸ ਸਾਹਮਣੇ ਖੂਹ ਵਿੱਚ ਸੁੱਟ ਦਿਓ। ਹਨੁਮਾਨ ਬੜਾ ਹੈਰਾਨ ਹੋਇਆ ਕਿ ਮਾਤਾ ਨੇ ਮੁੰਦਰੀ ਦੀ ਕੋਈ ਕਦਰ ਹੀ ਨਹੀਂ ਕੀਤੀ ਪਰ ਸੋਚਿਆ ਕਿ ਭਗਵਾਨ ਜੀ ਦਾ ਹੁਕਮ ਮੁੰਦਰੀ ਦੇਣ ਦਾ ਸੀ ਭਾਵੇਂ ਇਸ ਨੂੰ ਕੋਲ ਰੱਖੇ ਤੇ ਭਾਵੇਂ ਖੂਹ ਵਿੱਚ ਸਿੱਟੇ। ਪਰ ਜਦੋਂ ਹਨੁਮਾਨ ਨੇ ਮੁੰਦਰੀ ਸੁੱਟਣ ਤੋਂ ਪਹਿਲਾਂ ਖੂਹ ਵਿੱਚ ਝਾਤ ਮਾਰੀ ਤਾਂ ਕੀ ਵੇਖਿਆ ਕਿ ਖੂਹ ਵਿੱਚ ਇਸ ਮੁੰਦਰੀ ਵਰਗੀਆਂ ਬੇਅੰਤ ਮੁੰਦਰੀਆਂ ਪਈਆਂ ਹਨ। ਹੈਰਾਨ ਹੋਕੇ ਹਨੁਮਾਨ ਨੇ ਮਾਤਾ ਨੂੰ ਪੁੱਛਿਆ ਕਿ ਭਗਵਾਨ ਦੀ ਮੁੰਦਰੀ ਵਰਗੀਆਂ ਹੋਰ ਮੁੰਦਰੀਆਂ ਕਿਵੇਂ ਆ ਗਈਆਂ। ਤਾਂ ਉਸ ਮਾਤਾ ਨੇ ਦੱਸਿਆ ਕਿ ਪੁੱਤਰ ਮੈਂ ਜਦੋਂ ਦੀ ਇਥੇ ਬੈਠੀ ਹਾਂ ਇਹੀ ਕੁਝ ਵੇਖ ਰਹੀ ਹਾਂ। ਜਿੰਨੀਆਂ ਮੁੰਦਰੀਆਂ ਪਈਆਂ ਹਨ ਇਤਨੀ ਵਾਰ ਭਗਵਾਨ ਰਾਮ ਜੀ ਨੇ ਰਾਸ਼ਨ ਲੈਣ ਲਈ ਤੈਨੂੰ ਭੇਜਿਆ ਤੇ ਇਤਨੀ ਵਾਰ ਹੀ ਲੰਕਾ ਤੇ ਚੜਾਈ ਕੀਤੀ ਭਾਵ ਭਗਵਾਨ ਰਾਮ ਜੀ ਦੇ ਅਤੇ ਤੇਰੇ ਇਤਨੇ ਜਨਮ ਪਹਿਲਾਂ ਹੋ ਚੁੱਕੇ ਹਨ। ਇਹ ਗੱਲ ਸੁਣ ਕੇ ਹਨੁਮਾਨ ਜੀ ਬਹੁਤ ਅਸਚਰਜ ਹੋ ਗਏ ਅਤੇ ਰਾਮ ਪ੍ਰਭੂ ਦੀ ਖੇਡ ਨੂੰ ਵੇਖਕੇ ਨਾਲੇ ਰਾਸ਼ਨ ਲਈ ਆ ਰਹੇ ਹਨ ਅਤੇ ਨਾਲੇ ਜਸ ਕਰਦੇ ਹਨ। ਸੋ ਇਥੇ ਕਬੀਰ ਸਾਹਿਬ ਇਸ ਭਾਵ ਨੂੰ ਲੈ ਕੇ ਹੀ ਹਨੁਮਾਨ ਦਾ ਪ੍ਰਮਾਣ ਦੇ ਰਹੇ ਹਨ ਕਿ ਹਨੁਮਾਨ ਨੇ ਵੀ ਉਸ ਪ੍ਰਮੇਸ਼ਰ ਦਾ ਅੰਤ ਨਹੀਂ ਜਾਣਿਆ ਅਤੇ ਗਰੁੜ ਨੇ ਵੀ ਅੰਤ ਨਹੀਂ ਜਾਣਿਆ। ਇਸੇ ਤਰ੍ਹਾਂ—

ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥

ਸੁਰਪਤਿ=ਇੰਦ੍ਰ ਅਤੇ ਨਰਪਤਿ=ਰਾਜਿਆਂ ਨੇ ਭੀ ਤੇਰੇ ਗੁਣਾਂ ਦੇ ਅੰਤ ਨੂੰ ਨਹੀਂ ਜਾਣਿਆ ਹੈ।

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥

ਚਾਰਿ ਬੇਦ=ਸ਼ਾਮ, ਜੁਜਰ, ਰਿਗ ਅਤੇ ਅਥਰਬਣ, ਸਤਾਈ ਸਿੰਮ੍ਰਿਤੀਆਂ, ਅਠਾਰਾਂ ਪੁਰਾਨਾਂ ਨੇ ਵਾ :—ਇਨ੍ਹਾਂ ਦੇ ਰਚਣ ਵਾਲੇ ਰਿਸ਼ੀਆਂ ਨੇ ਵਾ—ਇਨ੍ਹਾਂ ਦੇ ਪੜ੍ਹਣ ਪੜ੍ਹਾਉਣ ਵਾਲੇ ਪੰਡਿਤਾਂ ਨੇ ਵੀ ਉਸ ਦਾ ਅੰਤ ਨਹੀਂ ਜਾਣਿਆ।

ਯਥਾ— ਜਾਨੀ ਨ ਜਾਈ ਤਾ ਕੀ ਗਾਤਿ ॥੧॥ਰਹਾਉ॥

ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥

ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥
 ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥
 ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥

[ਦੇਵਗੰਧਾਰੀ ਮਃ ੫, ਅੰਗ ੫੩੫]

ਕਮਲਾਪਤਿ ਕਵਲਾ ਨਹੀ ਜਾਨਾਂ ॥੩॥

ਕਮਲਾਪਤਿ=ਵਿਸ਼ਨੂੰ ਦਾ ਅੰਤ ਕਵਲਾ=ਲਛਮੀ ਨੇ ਨਹੀਂ ਜਾਣਿਆ ਤੇ ਅਕਾਲ ਪੁਰਖ ਦਾ ਅੰਤ ਕੋਈ ਕਿਵੇਂ ਜਾਣ ਸਕਦਾ ਹੈ। ਵਾ-ਕਮਲਾ ਪਤਿ=ਵਿਸ਼ਨੂੰ, ਕਵਲਾ=ਲਛਮੀ ਅਤੇ ਕਮਲ ਵਿਚੋਂ ਜਾ=ਜਨਮਿਆਂ ਬ੍ਰਹਮਾ ਇਨ੍ਹਾਂ ਵਿਚੋਂ ਕਿਸੀ ਨੇ ਵੀ ਅੰਤ ਨਹੀਂ ਜਾਣਿਆ।

ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥

ਕਬੀਰ ਸਾਹਿਬ ਜੀ ਕਥਨ ਕਰਦੇ ਹਨ ਕਿ ਉਹ ਪੁਰਸ਼ ਭਰਮਦਾ ਨਹੀਂ ਜੋ ਪੁਰਸ਼ ਰਾਮ ਦੇ ਪਗ=ਚਰਨਾਂ ਦੀ ਸਰਨਾਂਹੀ=ਸਰਨ ਵਿੱਚ ਲੱਗਾ ਰਹਿੰਦਾ ਹੈ। ਵਾ-ਜੋ ਰਾਮ=ਪ੍ਰਮੇਸ਼ਰ ਦੇ ਚਰਨਾਂ ਵਿੱਚ ਲੱਗਾ ਰਹਿੰਦਾ ਹੈ ਉਸ ਦੇ ਸਰ+ਨਾਂਹੀ=ਸਦਰਸ਼ ਹੋਰ ਕੋਈ ਭੀ ਨਹੀਂ ਹੈ।

ਵਾਹਿਗੁਰੂ ਜੀ ਕਾ ਖ਼ਾਲਸਾ ॥ ਵਾਹਿਗੁਰੂ ਜੀ ਕੀ ਫ਼ਤਹ ॥

ਮੁਖਵਾਕ ਨੰਬਰ ੧੦੨

[ਆਦਿ ਅੰਗ, ੬੯੨-੯੩]

**ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ
ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ
ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੁ ਨ
ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ
ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥**

ਇਹ ਸ਼ਬਦ ਭਗਤ ਕਬੀਰ ਜੀ ਦਾ ਉਚਾਰਨ ਕੀਤਾ ਹੋਇਆ ਧਨਾਸਰੀ ਰਾਗਣੀ ਵਿੱਚ ਅੰਕਿਤ ਹੈ। ਇਸ ਸ਼ਬਦ ਦੀ ਉਥਾਨਕਾ ਵਿਦਿਆ ਮਾਰਤੰਡ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੇ ਇਸ ਤਰ੍ਹਾਂ ਮੰਨੀ ਹੈ ਕਿ ਇਕ ਕੋਈ ਸ਼ਿਕਾਰੀ ਜਿਸਦਾ ਕਰਤਬ ਜੀਵ-ਘਾਤ ਕਰਨਾ ਸੀ। ਉਹ ਕਈ ਤਰੀਕਿਆਂ ਨਾਲ ਜੀਵਾਂ ਨੂੰ ਫੜਦਾ ਤੇ ਮਾਰਦਾ। ਇਕ ਦਿਨ ਉਹ ਧੋਖੇ ਨਾਲ ਹਰਨ ਨੂੰ ਪਕੜਨ ਦਾ ਯਤਨ ਕਰ ਰਿਹਾ ਸੀ ਦੇਖ ਕਰਕੇ ਕਬੀਰ ਸਾਹਿਬ ਨੇ ਉਸਨੂੰ ਮ੍ਰਿਤੂ ਭੈ ਦਿਖਾਉਂਦੇ ਹੋਏ ਇਸ ਜੀਵ ਪ੍ਰਤੀ ਕਹਿੰਦੇ ਹਨ।

ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥

ਘੜੀਆਂ ਤੋਂ ਪਹਿਰ ਤੇ ਪਹਿਰ ਤੋਂ ਦਿਨ ਹੁੰਦੇ ਹਨ। ਇਸ ਤਰ੍ਹਾਂ ਕਾਲ ਦੀ ਸੰਗਿਆ ਕਰਕੇ ਆਵ ਘਟੈ=ਉਮਰਾ ਘਟ ਰਹੀ ਹੈ ਤੇ ਉਮਰ ਦੇ ਘਟਣ ਨਾਲ ਤਨੁ=ਸਰੀਰ ਵੀ ਛੀਜੈ=ਕ੍ਰਿਸ ਕਮਜ਼ੋਰ ਹੁੰਦਾ ਜਾਂਦਾ ਹੈ। ਇਸ ਜੀਵ ਨੇ ਸੰਸਾਰ ਵਿੱਚ ਜਦੋਂ ਜਨਮ ਲਿਆ ਤਾਂ ਉਸ ਪ੍ਰਭੂ ਨੇ ਇਸ ਦੇ ਜਨਮ ਲੈਣ ਤੋਂ ਪਹਿਲਾਂ ਇਸ ਦੇ ਮੱਥੇ ਉੱਤੇ ਮਰਨਾ ਲਿਖਿਆ ਭਾਵ ਇਸ ਦੀ ਉਮਰ ਲਿਖੀ ਕਿ ਇਸ ਨੇ ਸੰਸਾਰ ਵਿੱਚ ਕਿਤਨੀ ਦੇਰ ਤੱਕ ਜੀਵਤ ਰਹਿਣਾ ਹੈ ਇਥੋਂ ਤੱਕ ਕਿ ਇਸ ਦੇ ਸਰੀਰ ਵਿੱਚ ਸੁਆਸ ਅਤੇ ਦਿਨ ਵੀ ਉਸ ਪ੍ਰਭੂ ਨੇ ਗਿਣ ਕੇ ਪਾਏ ਉਨ੍ਹਾਂ ਤੋਂ ਵੱਧ ਇਕ ਵੀ ਸੁਆਸ ਫਾਲਤੂ ਨਹੀਂ ਲੈ ਸਕਦਾ।

ਯਥਾ— **ਛਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥**

[ਗਉੜੀ ਮ: ੫, ਅੰਗ ੨੫੪]

ਸਤਿਗੁਰੂ ਮਹਾਰਾਜ ਇਸ ਜੀਵ ਨੂੰ ਗੁਰਬਾਣੀ ਵਿੱਚ ਥਾਂ-ਥਾਂ ਉਪਦੇਸ਼ ਦਿੰਦੇ ਹੋਏ ਦਸਦੇ ਹਨ ਕਿ ਇਸ ਜੀਵ ਦੀ ਇਕ-ਇਕ ਛਿਨ ਕਰਕੇ ਉਮਰ ਘਟ ਰਹੀ ਹੈ ਸਤਿਗੁਰੂ ਜੀ ਦਾ ਫੁਰਮਾਨ ਹੈ।

ਯਥਾ— **ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥**

ਛਿਨੁ ਛਿਨੁ ਅਉਧ ਬਿਹਾਤੁ ਹੈ ਫੁਟੈ ਘਟ ਜਿਉ ਪਾਨੀ ॥

[ਤਿਲੰਗ ਮ: ੯, ਅੰਗ ੭੨੬]

ਸਤਿਗੁਰੂ ਜੀ ਨੇ ਇਥੇ ਫੁੱਟੇ ਘੜੇ ਦਾ ਦ੍ਰਿਸ਼ਟਾਂਤ ਦਿੱਤਾ ਹੈ। ਜੇਕਰ ਫੁੱਟੇ ਹੋਏ ਘੜੇ ਵਿੱਚ ਜਿਸਨੂੰ ਤਰੇੜ ਆਈ ਹੋਵੇ ਪਾਣੀ ਪਾ ਦਈਏ ਤਾਂ ਉਸ ਵਿੱਚ ਪਾਣੀ ਠਹਿਰੇਗਾ ਨਹੀਂ, ਇਕ-ਇਕ ਬੂੰਦ ਕਰਕੇ ਪਾਣੀ ਧਰਤੀ ਤੇ ਡਿਗਦਾ ਜਾਵੇਗਾ ਅੰਤ ਇਕ ਸਮਾਂ ਅਜਿਹਾ ਆ ਜਾਵੇਗਾ ਕਿ ਘੜੇ ਕੋਲ ਪਾਣੀ ਇਕ ਬੰਦ ਵੀ ਨਹੀਂ ਬਚੇਗੀ ਸਾਰਾ ਪਾਣੀ ਘੜੇ ਤੋਂ ਬਾਹਰ ਨਿਕਲ ਆਵੇਗਾ। ਇਸ ਵਿੱਚ ਵੀ ਇੱਕ ਹੋਰ ਵੀਚਾਰ ਹੈ ਕਿ ਜਿਤਨਾ ਘੜੇ ਵਿੱਚ ਪਾਣੀ ਵਧੇਰੇ ਹੋਵੇਗਾ ਉਤਨੀ ਉਸਨੂੰ ਖਾਲੀ ਹੋਣ ਵਿੱਚ ਦੇਰੀ ਲਗੇਗੀ ਤੇ ਜਿਤਨਾ ਪਾਣੀ ਘੱਟ ਹੋਵੇਗਾ ਉਤਨਾ ਛੇਤੀ ਖਾਲੀ ਹੋ ਜਾਵੇਗਾ। ਇਸੇ ਤਰ੍ਹਾਂ ਉਸ ਪ੍ਰਮਾਤਮਾ ਨੇ ਘੁਮਿਆਰ ਦੀ ਤਰ੍ਹਾਂ ਅਨੇਕਾਂ ਭਾਂਡੇ ਘੜਨਾ ਕੀਤੇ ਹਨ :—

ਯਥਾ— **ਬਹੁ ਬਿਧਿ ਭਾਂਡੇ ਘੜੈ ਕੁਮਾਰਾ ॥**

[ਭੈਰਉ ਮ: ੩, ਅੰਗ ੧੧੨੮]

ਪਰ ਇਹ ਜੀਵ ਦੀ ਦੇਹ ਰੂਪ ਘੜੀ ਫੁੱਟੀ ਹੋਈ ਹੈ ਇਸ ਵਿੱਚ ਪ੍ਰਭੂ ਨੇ ਸੁਆਸਾਂ ਰੂਪ ਪਾਣੀ ਪਾਇਆ ਹੈ। ਕਿਸੇ ਦੀ ਦੇਹ ਵਿੱਚ ਸੁਆਸਾਂ ਦਾ ਪਾਣੀ ਕਰਮਾਂ ਅਨੁਸਾਰ ਵੱਧ ਹੈ ਤੇ ਕਿਸੇ ਦੀ ਦੇਹ ਵਿੱਚ ਘੱਟ। ਇਸੇ ਕਰਕੇ ਕਈ ਜੀਵ ਬਚਪਨ ਵਿੱਚ ਕਈ ਜਵਾਨੀ ਵਿੱਚ ਹੀ ਚਲੇ ਜਾਂਦੇ ਹਨ ਤੇ ਕਈ ਬੁੱਢੇ ਹੋ ਕੇ ਮਰਦੇ ਹਨ। ਜੇ ਵੀ ਸੁਆਸ ਜੀਵ ਲੈਂਦਾ ਹੈ ਮਾਨੋ ਇਕ-ਇਕ ਸੁਆਸ ਪਾਣੀ ਦੀ ਇਕ-ਇਕ ਬੂੰਦ ਹੈ। ਚਾਹੇ ਘੜੇ ਵਿੱਚ ਪਾਣੀ ਘੱਟ ਹੈ ਜਾਂ ਵੱਧ ਪਰ ਜਿਥੇ ਖਾਲੀ ਹੋਣ ਦਾ ਸਵਾਲ ਹੈ ਉਥੇ ਦੋਵਾਂ ਨੇ ਹੀ ਖਾਲੀ ਹੋ ਜਾਣਾ ਹੈ। ਇਸੇ ਤਰ੍ਹਾਂ ਜਿਥੇ ਮਰਨ ਦੀ ਗੱਲ ਹੈ ਉਸ ਥਾਂ ਦੋਹਾਂ ਵਿੱਚ ਸਮਾਨਤਾ ਹੈ ਘੱਟ ਸੁਆਸਾਂ ਦੀ ਪੂੰਜੀ ਵਾਲੇ ਨੇ ਵੀ ਮਰਨਾ ਹੈ ਤੇ ਜ਼ਿਆਦਾ ਵਾਲੇ ਨੇ ਵੀ। ਪਰ ਸਾਨੂੰ ਆਪਣੇ ਆਪ ਨੂੰ ਇਹ ਗਿਆਨ ਨਹੀਂ ਕਿ ਸਾਡੇ ਕੋਲ ਕਿਤਨੇ ਕੁ ਸੁਆਸ ਹਨ। ਸਤਿਗੁਰੂ ਜੀ ਦਾ ਫੁਰਮਾਨ ਹੈ ਕਿ ਮਨੁੱਖ ਨੂੰ ਕਦੇ ਵੀ ਆਪਣੇ ਸੁਆਸਾਂ ਤੇ ਭਰੋਸਾ ਨਹੀਂ ਕਰਨਾ ਚਾਹੀਦਾ ਇਕ ਵਾਰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਰਦਾਨੇ ਤੋਂ ਪੁੱਛਿਆ ਕਿ ਭਾਈ ਮਰਦਾਨਾ! ਮੌਤ ਨੂੰ ਆਪਣੇ ਕਿਤਨਾ ਕੁ ਨੇੜੇ ਸਮਝਦਾ ਹੈ। ਆਪਣੇ ਜੀਵਨ ਤੇ ਤੈਨੂੰ ਕਿੰਨਾ ਵਿਸ਼ਵਾਸ ਹੈ? ਤਾਂ ਮਰਦਾਨੇ ਨੇ ਉੱਤਰ ਦਿੱਤਾ ਕਿ ਸਤਿਗੁਰੂ ਜੀ! ਤਲਵੰਡੀ ਵਿੱਚ ਰਹਿੰਦਿਆਂ ਤਾਂ ਕੁਝ ਵਿਸ਼ਵਾਸ ਹੈ ਵੀ ਸੀ। ਪਰ ਤੁਹਾਡੇ ਨਾਲ ਰਹਿ ਕੇ ਆਪਣੀ ਜ਼ਿੰਦਗੀ ਤੇ ਵਿਸ਼ਵਾਸ ਨਹੀਂ ਰਿਹਾ ਕਿਉਂਕਿ ਪਤਾ ਨਹੀਂ ਕਦੋਂ ਕਿਸ ਬਲਾ ਨੇ ਪਕੜ ਲੈਣਾ ਹੈ। ਮੈਨੂੰ ਤਾਂ ਸਿਰਫ ਇਤਨਾ ਹੀ ਮਲੂਮ ਹੁੰਦਾ ਹੈ ਕਿ ਅੱਜ ਦਾ ਸੂਰਜ ਚੜਿਆ ਵੇਖ ਰਿਹਾ ਹਾਂ ਕੱਲ੍ਹ ਦਾ ਸੂਰਜ ਪਤਾ ਨਹੀਂ ਵੇਖਾਂਗਾ ਜਾਂ ਨਹੀਂ। ਸਤਿਗੁਰੂ ਕਹਿਣ ਲੱਗੇ ਮਰਦਾਨਿਆਂ ਬਹੁਤ ਆਸਾਂ ਆਪਣੇ ਜੀਵਨ ਤੇ ਲਾਈ ਬੈਠਾ ਹੈ। ਚੰਗਾ ਭਾਈ ਬਾਲਾ! ਤੂੰ ਦੱਸ ਕਿ ਤੈਨੂੰ ਆਪਣੇ ਜੀਵਨ ਤੇ ਕਿਤਨਾ ਵਿਸ਼ਵਾਸ ਹੈ ਮੌਤ ਨੂੰ ਕਿਤਨੀ ਦੂਰ ਸਮਝਦਾ ਹੈ? ਭਾਈ ਬਾਲਾ ਕਹਿਣ ਲੱਗੇ ਮਹਾਰਾਜ ਜੀ! ਇਹ ਜੋ ਅੱਜ ਸੂਰਜ ਚੜਿਆ ਹੈ ਪਤਾ ਨਹੀਂ ਇਸਨੂੰ ਛਿਪਦੇ ਹੋਏ ਵੇਖਾਂਗਾ ਜਾਂ ਨਹੀਂ। ਸਤਿਗੁਰੂ ਜੀ ਕਹਿਣ ਲੱਗੇ ਭਾਈ ਬਾਲਾ ਤੂੰ ਵੀ ਮੌਤ ਨੂੰ ਬਹੁਤ ਦੂਰ ਸਮਝ ਰਿਹਾ ਹੈ, ਮੌਤ ਇਨਤੀ ਦੂਰ ਨਹੀਂ ਹੈ। ਉਹ ਤਾਂ ਤੇਰੇ ਪੈਰਾਂ ਤੋਂ ਵੀ ਨੇੜੇ ਹੈ। ਇਹ ਗੱਲ ਸੁਣ ਕੇ ਭਾਈ ਬਾਲਾ ਤੇ ਮਰਦਾਨਾ ਦੋਵਾਂ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ ਸਤਿਗੁਰੂ ਜੀ ਹੁਣ ਆਪ ਹੀ ਕਿਰਪਾ ਕਰਕੇ ਦੱਸੋ ਕਿ ਮੌਤ ਕਿਤਨੀ ਦੂਰ ਹੈ ਤੁਸੀਂ ਆਪਣੇ ਜੀਵਨ ਤੇ ਕਿਤਨਾ ਵਿਸ਼ਵਾਸ ਕਰਦੇ ਹੋ। ਤਾਂ ਸਤਿਗੁਰੂ ਜੀ ਕਹਿਣ ਲੱਗੇ ਕਿ ਹੇ ਪਿਆਰਿਓ! ਮੈਨੂੰ ਆਪਣੇ ਜੀਵਨ ਤੇ ਰਤਾ ਜਿੰਨਾਂ ਵੀ ਭਰੋਸਾ ਨਹੀਂ ਜੋ ਸੁਆਸ ਸਰੀਰ ਵਿਚੋਂ ਬਾਹਰ ਗਿਆ ਹੈ ਪਤਾ ਨਹੀਂ ਮੁੜਕੇ ਆਵੇਗਾ ਜਾਂ ਨਹੀਂ। ਜੇ ਆ ਗਿਆ ਤਾਂ ਪ੍ਰਾਣੀ, ਨਹੀਂ ਫਿਰ ਇਹ ਦੇਹ ਮੁਰਦਾ ਹੋ ਜਾਂਦੀ ਹੈ। ਇਸ ਲਈ ਕਦੇ ਇਕ ਛਿਨ ਵੀ ਉਸ ਪ੍ਰਭੂ ਦੇ ਨਾਮ ਜਪਣ ਵਿੱਚ ਢਿੱਲ ਨਹੀਂ ਕਰਨੀ ਚਾਹੀਦੀ।

ਯਥਾ— ੧. ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥

ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥ [ਧਨਾਸਰੀ ਮ: ੧, ਅੰਗ ੬੬੦]

੨. ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ

ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ [ਬਿਹਾਰਗੜਾ ਮ: ੪, ਅੰਗ ੫੪੦]

੩. ਸਾਸ ਸਾਸ ਹਰਿ ਨਾਮ ਜਪ ਬਿਰਥਾ ਸਾਸ ਮਤ ਖੋਇ ॥

ਕਿਆ ਜਾਨਉ ਕਿ ਅੰਤ ਕਉ ਇਹੀ ਸੁਆਸ ਮਤ ਹੋਇ ॥ [ਦਸਮ ਗ੍ਰੰਥ]

ਇਹਨਾਂ ਪ੍ਰਮਾਣਾਂ ਦੁਆਰਾ ਸਤਿਗੁਰੂ ਜੀ ਜੀਵਾਂ ਨੂੰ ਮੌਤ ਦੀ ਯਾਦ ਦਿਵਾ ਰਹੇ ਹਨ, ਕਿਉਂਕਿ ਮੌਤ ਦੀ ਯਾਦ ਵਿੱਚ ਪ੍ਰਮਾਤਮਾ ਦੀ ਯਾਦ ਲੁਕੀ ਹੋਈ ਹੈ। ਜੇ ਸਾਨੂੰ ਮੌਤ ਯਾਦ ਹੋਵੇਗੀ ਤਾਂ ਪ੍ਰਮਾਤਮਾ ਵੀ ਯਾਦ ਰਹੇਗਾ। ਜੀਵ ਸੰਸਾਰ ਵਿੱਚ ਜੋ ਵੀ ਪਾਪ=ਕੁਕਰਮ ਕਰਦਾ ਹੈ ਉਹ ਮੌਤ ਦੀ ਯਾਦ ਨੂੰ ਭੁਲਾ ਕੇ ਕਰਦਾ ਹੈ। ਜਿਸਨੂੰ ਮੌਤ ਯਾਦ ਹੈ, ਉਹ ਪਾਪ ਨਹੀਂ ਕਰ ਸਕਦਾ। ਭਾਵੇਂ ਸਾਰੇ ਕਹਿੰਦੇ ਹਨ ਕਿ ਮਰ ਜਾਣਾ ਹੈ ਮਰਨੇ ਨੂੰ ਨਿਸਚੇ ਨਾਲ ਕੋਈ-ਕੋਈ ਪਛਾਣਦਾ ਹੈ।

ਯਥਾ— ਮੁਖਰੁ ਅਲਾਏ ਹਭ ਮਰਣੁ ਪਛਾਣਦੋ ਕੋਇ ॥

[ਮਾਰੂ ਵਾਰ ਡਖਣੇ ਮਃ ੫, ਅੰਗ ੧੦੯੯]

ਪ੍ਰਮਾਰਥੀ ਜਿੰਦਗੀ ਮੌਤ ਦੀ ਯਾਦ ਤੋਂ ਸ਼ੁਰੂ ਹੁੰਦੀ ਹੈ ਤੇ ਮੌਤ ਦੀ ਨਿਰਭੈਤਾ ਤੇ ਜਾ ਕੇ ਖਤਮ ਹੁੰਦੀ ਹੈ ਜਦੋਂ ਸ਼ਬਦ ਦੁਆਰਾ ਮਰਨੇ ਦੀ ਅਸਲੀ ਪਛਾਣ ਹੁੰਦੀ ਹੈ ਤਾਂ ਮੌਤ ਦਾ ਭੈ ਖਤਮ ਹੋ ਜਾਂਦਾ ਹੈ ਤੇ ਜੀਵ ਬ੍ਰਹਮ ਦਾ ਰੂਪ ਬਣ ਜਾਂਦਾ ਹੈ। ਪਰ ਸ਼ੁਰੂ ਵਿੱਚ ਪਾਪਾਂ ਤੋਂ ਬਚਣ ਲਈ, ਪ੍ਰਮਾਤਮਾ ਦੀ ਯਾਦ ਵਿੱਚ ਜੁੜਨ ਲਈ ਮੌਤ ਦੀ ਯਾਦ ਜ਼ਰੂਰੀ ਹੈ ਇਸੇ ਲਈ ਭਗਤ ਕਬੀਰ ਜੀ ਇਸ ਸ਼ਬਦ ਦੀ ਪਹਿਲੀ ਤੁਕ ਵਿੱਚ ਹੀ ਮੌਤ ਦੀ ਯਾਦ ਦਿਵਾਉਂਦੇ ਹੋਏ ਕਹਿ ਰਹੇ ਹਨ ਕਿ ਉਮਰ ਘੜੀਆਂ, ਪਹਿਰਾਂ ਤੇ ਦਿਨਾਂ ਦੁਆਰਾ ਘਟ ਰਹੀ ਹੈ ਤੇ ਕਾਲ ਨੇੜੇ ਆ ਰਿਹਾ ਹੈ।

ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥

ਕਾਲ ਜੋ ਅੰਤ ਕਰਨ ਵਾਲੀ ਸ਼ਕਤੀ ਅਥਵਾ ਮੌਤ ਦਾ ਦੇਵਤਾ ਅਹੇਰੀ=ਸ਼ਿਕਾਰੀ ਦੀ ਨਿਆਈ ਹੈ, ਉਹ ਬਧਿਕ=ਫੰਧਿਕ ਦੀ ਤਰ੍ਹਾਂ ਆਪਣੇ ਸ਼ਿਕਾਰ ਨੂੰ ਢੂੰਢਦਾ ਫਿਰਦਾ ਹੈ, ਦੱਸੋ ਉਸ ਕਾਲ ਤੋਂ ਬਚਣ ਦੀ ਕਿਹੜੀ ਬਿਧਿ=ਬਿਧੀ ਜੁਗਤੀ ਕਰੀਏ, ਕਿਉਂਕਿ ਕਾਲ ਦੇ ਅੱਗੇ ਕੋਈ ਵੀ ਜੁਗਤੀ ਨਹੀਂ ਚਲਦੀ। ਆਮ ਜੀਵ ਦੀ ਤਾਂ ਗੱਲ ਹੈ ਹੀ ਕੀ ਹੈ ਜਿਹੜੇ ਜੁਗਤਾਂ ਕਰਨ ਵਿੱਚ ਸਮਰੱਥ ਸਨ ਉਨ੍ਹਾਂ ਦੀ ਵੀ ਕੋਈ ਜੁਗਤ ਨਹੀਂ ਚੱਲੀ। ਉਨ੍ਹਾਂ ਜੁਗਤਾਂ ਵਾਲਿਆਂ ਵਿੱਚ ਰਾਵਣ ਦਾ ਨਾਂ ਬੜਾ ਮਹੱਤਵਪੂਰਨ ਲਿਆ ਜਾਂਦਾ ਹੈ। ਜਿਸਨੇ ਕਾਲ ਨੂੰ ਪਾਵੇ ਨਾਲ ਬੰਨਿਆ, ਪਰ ਅਖੀਰ ਕਾਲ ਨੇ ਸ਼ਿਕਾਰੀ ਦੀ ਨਿਆਈਂ ਹੋ ਕੇ ਉਸਨੂੰ ਮਾਰ ਲਿਆ। ਇਸੇ ਤਰ੍ਹਾਂ ਇਕ ਹੋਰ ਮਹਾਨ ਪੁਰਸ਼ ਜੋ ਕਾਲ ਤੋਂ ਬਚਣ ਦੀਆਂ ਜੁਗਤਾਂ ਵਿੱਚ ਮੰਨਿਆ ਪ੍ਰਮੰਨਿਆ ਸੀ। ਇਸ ਦਾ ਨਾਮ ਗ੍ਰੰਥਾਂ ਵਿੱਚ ਅਫਲਾਤੂ ਲਿਖਿਆ ਹੈ ਜੋ ਸਿਕੰਦਰ ਬਾਦਸ਼ਾਹ ਦਾ ਵਜੀਰ ਸੀ। ਕਹਿੰਦੇ ਹਨ ਕਿ ਆਪਣੇ ਵਰਗੇ ਹੋਰ ਸਰੀਰ ਪੈਦਾ ਕਰਨ ਦੀ ਕਲਾ ਜਾਣਦਾ ਸੀ। ਜਦੋਂ ਇਸਦੀ ਮੌਤ ਦਾ ਸਮਾਂ ਨੇੜੇ ਆ ਗਿਆ ਤਾਂ ਇਸਨੇ ਸਿਧੀ ਦੇ ਬਲ ਨਾਲ ਆਪਣੇ ਵਰਗੀਆਂ ਅਨੇਕਾਂ ਸ਼ਕਲਾਂ ਬਣਾ ਲਈਆਂ ਤੇ ਵਿੱਚ ਆਪ ਛੁਪ ਗਿਆ। ਜਦੋਂ ਧਰਮਰਾਜ ਦੇ ਦੂਤ ਇਸਨੂੰ ਮਾਰਨ ਲਈ ਆਏ ਤਾਂ ਸੈਂਕੜੇ ਅਫਲਾਤੂ ਵੇਖ ਚਕ੍ਰਿਤ ਹੋ ਗਏ, ਤੇ ਵਾਪਸ ਜਾ ਕੇ ਧਰਮਰਾਜ ਨੂੰ ਕਹਿਣ ਲੱਗੇ ਕਿ ਉਹ ਬੜਾ ਚਲਾਕ ਪੁਰਸ਼ ਹੈ, ਜਿਸਨੇ ਆਪਣੇ ਵਰਗੀਆਂ ਸੈਂਕੜੇ ਸੂਰਤਾਂ ਘੜੀਆਂ ਹੋਈਆਂ ਹਨ। ਤਾਂ ਧਰਮਰਾਜ ਨੇ ਕਿਹਾ ਕਿ ਉਸਨੂੰ ਫੜਨ ਦੀ ਇਕੋ-ਇਕ ਜੁਗਤੀ ਹੈ ਕਿ ਜਾ ਕੇ ਉਸਦੀ ਹਉਮੈ ਨੂੰ ਜਾਗ੍ਰਿਤ ਕਰੋ। ਪਹਿਲਾਂ ਇਕ ਪਾਸਿਉਂ ਉਨ੍ਹਾਂ ਸ਼ਕਲਾਂ ਦੀ ਸ਼ਲਾਘਾ ਕਰਦੇ ਜਾਓ ਤੇ ਫਿਰ ਐਵੇਂ ਹੀ ਕਹਿਣਾ ਸ਼ੁਰੂ ਕਰ ਦਿਉਂ ਕਿ ਇਸ ਸੂਰਤ ਵਿੱਚ ਆਹ ਫਰਕ ਹੈ। ਇਸ ਵਿੱਚ ਆਹ ਫਰਕ ਹੈ। ਜਦੋਂ ਧਰਮਰਾਜ ਦੇ ਦੂਤਾਂ ਨੇ ਉਸਦੀ ਉਪਮਾ ਕਰਨੀ ਸ਼ੁਰੂ ਕੀਤੀ ਕਿ ਹੇ ਅਫਲਾਤੂ ਤੂੰ ਧੰਨ ਹੈ ਤੇਰੇ ਮਾਤਾ ਪਿਤਾ ਵੀ ਧੰਨ ਹਨ, ਜਿਨ੍ਹਾਂ ਨੇ ਤੈਨੂੰ ਜਨਮ ਦਿੱਤਾ ਸੰਸਾਰ ਵਿੱਚ ਤੇਰੇ ਵਰਗੀ ਕਲਾ ਦਾ ਕੋਈ ਜਾਣੂ ਨਹੀਂ ਅਜਿਹੀਆਂ ਸੁੰਦਰ ਤੇ ਇਕੋ ਜਿਹੀਆਂ ਸ਼ਕਲਾਂ ਕੋਈ ਨਹੀਂ ਬਣਾ ਸਕਦਾ। ਅਫਲਾਤੂ ਆਪਣੀ ਉਪਮਾ ਸੁਣ ਕੇ ਹੰਕਾਰ ਵਿੱਚ ਆ ਗਿਆ। ਜਮਦੂਤ ਕੁਝ ਹੋਰ ਅੱਗੇ ਗਏ ਤੇ ਕਹਿਣ ਲੱਗੇ ਇਸ ਸੂਰਤ ਦਾ ਕੰਨ ਵਿੰਗਾ ਹੈ, ਦੂਜੀ ਨੂੰ ਕਹਿਣ ਲੱਗੇ ਇਸਦੇ ਨੱਕ ਵਿੱਚ ਫਰਕ ਹੈ। ਇਸ ਤਰ੍ਹਾਂ ਜਦੋਂ ਜਮਦੂਤ ਸ਼ਕਲਾਂ ਵਿੱਚ ਨੁਕਸ ਕੱਢਣ ਲੱਗੇ ਤਾਂ ਅਫਲਾਤੂ ਜੋ ਪਹਿਲਾਂ ਆਪਣੀ ਉਪਮਾ ਸੁਣ ਕੇ ਹੰਕਾਰ ਵਿੱਚ ਭਰਿਆ ਬੈਠਾ ਸੀ। ਆਪਣੀਆਂ ਬਣਾਈਆਂ ਸ਼ਕਲਾਂ ਵਿੱਚ ਨੁਕਸ ਸੁਣਕੇ ਬੋਲ ਉਠਿਆ ਕਿ ਤੁਸੀਂ ਕੌਣ ਹੋ ਮੇਰੀਆਂ ਬਣਾਈਆਂ ਸੂਰਤਾਂ ਵਿੱਚ ਨੁਕਸ ਕੱਢਣ ਵਾਲੇ ਤਾਂ ਜਮਦੂਤਾਂ ਨੇ ਝੱਟ ਉਸਨੂੰ ਫੜ ਲਿਆ ਤੇ ਕਹਿਣ ਲੱਗੇ ਸਾਡਾ ਹੋਰ ਸੂਰਤਾਂ ਨਾਲ ਨਹੀਂ ਤੇਰੇ ਨਾਲ ਸਬੰਧ ਹੈ। ਇਸ ਤਰ੍ਹਾਂ ਅਜਿਹੀਆਂ ਜੁਗਤੀਆਂ ਦੇ ਜਾਨਣ ਵਾਲੇ ਰਾਵਣ ਤੇ ਅਫਲਾਤੂ ਵਰਗੇ ਸੰਸਾਰ ਵਿੱਚ ਕਾਲ ਤੋਂ ਬਚ ਨਹੀਂ ਸਕੇ ਤੇ ਕਾਲ ਨੇ ਸ਼ਿਕਾਰੀ ਦੀ ਨਿਆਈ ਉਨ੍ਹਾਂ ਨੂੰ ਆਪਣੇ ਵਸ ਕਰ ਲਿਆ। ਹੋਰ ਸੰਸਾਰ ਵਿੱਚ ਇਨ੍ਹਾਂ ਤੋਂ ਵੱਧ ਕਿਹੜਾ ਮਨੁੱਖ ਕਾਲ ਤੋਂ ਬਚਣ ਲਈ ਜੁਗਤੀ ਕਰ ਸਕਦਾ ਹੈ। ਕਾਲ ਤੋਂ ਸੰਸਾਰ ਵਿੱਚ ਕੋਈ ਵੀ ਨਹੀਂ ਬਚ ਸਕਦਾ।

ਸੌ ਦਿਨੁ ਆਵਨ ਲਾਗਾ ॥

ਉਹ ਕਾਲ ਵਾਲਾ ਦਿਨ ਭਾਵ ਅੰਤ ਸਮਾਂ ਜੋ ਦੂਸਰਿਆਂ ਦੇ ਉੱਤੇ ਵੇਖਦਾ ਹੈਂ ਹੁਣ ਤੇਰੇ ਨਜ਼ਦੀਕ ਆਉਣ ਲੱਗਾ ਹੈ।

ਯਥਾ— ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥

[ਸਲੋਕ ਕਬੀਰ ਜੀ, ਅੰਗ ੧੩੭੩]

ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥

ਮਾਤਾ, ਪਿਤਾ, ਭਰਾ, ਸੁਤ=ਪੁੱਤਰ, ਬਨਿਤਾ=ਇਸਤ੍ਰੀ ਕਹਹੁ=ਦੱਸੋ ਇਨ੍ਹਾਂ ਸਬੰਧੀਆਂ ਵਿਚੋਂ ਅੰਤ ਸਮੇਂ ਕੌਣ ਕਿਸੇ ਦਾ ਸਹਾਇਕ ਹੈ ?

ਯਥਾ— ਸਭ ਕਿਛੁ ਜੀਵਤ ਕੋ ਬਿਵਹਾਰ ॥

ਮਾਤ ਪਿਤਾ ਭਾਈ ਸੁਤ ਬੰਧ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ਰਹਾਉ॥

ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥

ਆਧ ਘਰੀ ਕੋਊ ਨਹਿ ਰਾਖੈ ਘਰਿ ਤੇ ਦੇਤ ਨਿਕਾਰਿ ॥

[ਦੇਵਗੰਧਾਰੀ ਮ: ੯, ਅੰਗ ੫੩੬]

ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੁ ਨ ਬੁਝੈ ॥

ਜਿਤਨਾ ਚਿਰ ਪ੍ਰਮੋਸ਼ਰ ਦੀ ਚੇਤਨ ਸੱਤਾ ਕਾਇਆ=ਦੇਹ ਵਿੱਚ ਵਰਤ ਰਹੀ ਹੈ ਉਤਨਾਂ ਚਿਰ ਇਹ ਪਸੂ=ਅਗਿਆਨੀ ਪੁਰਸ਼ ਆਪਣੇ ਆਪੇ ਨੂੰ ਨ ਬੁਝੈ=ਸਮਝਦਾ ਨਹੀਂ।

ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੁਝੈ ॥੨॥

ਜਦੋਂ ਬਿਰਧ ਅਵਸਥਾ ਆ ਗਈ ਤਾਂ ਲੋਚਨ=ਅੱਖਾਂ ਨਾਲ ਕਛੁ=ਕੁਝ ਵੀ ਸੁਝੈ=ਸੁੱਝਦਾ ਭਾਵ ਦਿਸਦਾ ਨਹੀਂ ਪਰ ਫਿਰ ਜੀਵਨ ਦੀ ਪਦਵੀ ਵਾਸਤੇ ਲਾਲਚ=ਲੋਭ ਕਰਦਾ ਹੈ ਕਿ ਮੈਂ ਹੋਰ ਜਿਉਂਦਾ ਰਹਾਂ। ਹੋਰ ਜਿਉਂਦਾ ਰਹਿਣ ਲਈ ਕਈ ਤਰਾਂ ਦੇ ਕੁਸ਼ਤੇ, ਦਵਾਈਆਂ, ਜੜੀਆਂ, ਬੂਟੀਆਂ, ਰਸਾਇਣਾਂ ਆਦਿ ਵਰਤਦਾ ਹੈ ਕਿ ਮੇਰੀ ਉਮਰ ਲੰਬੀ ਹੋ ਜਾਵੇ ਤੇ ਜਵਾਨ ਰਹਾਂ।

ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥

ਕਬੀਰ ਸਾਹਿਬ ਜੀ ਕਥਨ ਕਰਦੇ ਹਨ ਕਿ ਰੇ=ਹੇ ਪ੍ਰਾਨੀ=ਪ੍ਰਾਣੀ ਧਾਰੀ ਜੀਵੋ ਸੁਨਹੁ=ਸੁਣਨਾ ਕਰੋ ਮਨ ਦੇ ਭਰਮ ਛੋਡ ਦਿਉ ਕਿਉਂਕਿ ਇਹ ਭਰਮ ਹੀ ਜਨਮ ਮਰਨ ਦੇਣ ਦਾ ਕਾਰਨ ਹੈ।

ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾ ॥੩॥੨॥

ਹੇ ਪ੍ਰਾਣੀਓ ਕੇਵਲ=ਸਿਰਫ ਇਕ ਵਾਹਿਗੁਰੂ ਦਾ ਨਾਮ ਜਪਣਾ ਕਰੋ ਅਤੇ ਇਕ ਵਾਹਿਗੁਰੂ ਦੀ ਹੀ ਸਰਨਾ=ਸ਼ਰਣ ਵਿੱਚ ਪੈਣਾ ਕਰੋ ਤਾਂ ਤੁਹਾਡੀ ਕਲਿਆਣ ਹੋਵੇਗੀ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੧੦੩

[ਆਦਿ ਅੰਗ ੬੯੩]

**ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ਼੍ਣਾ ਤੇ ਜਾਨਉ ਹਰਿ
ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ
ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ
ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਭੁਨੁ ਰੇ ॥ ਮੈ
ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥**

ਇਕ ਦਿਨ ਭਗਤ ਨਾਮਦੇਵ ਜੀ ਨੂੰ ਸੰਸਾਰ ਦੀ ਬਣਤਰ ਬਾਰੇ ਸੰਕਲਪ ਪੈਦਾ ਹੋ ਗਿਆ ਕਿ ਸੰਸਾਰ ਦੀ ਰਚਨਾ ਪ੍ਰਮੇਸ਼ਰ ਨੇ ਕਿਸ ਤਰੀਕੇ ਨਾਲ ਕੀਤੀ ਹੈ। ਇਹ ਗੱਲ ਜਾਨਣ ਲਈ ਆਪਣੇ ਸਿਖਿਆ ਦਾਤੇ ਬ੍ਰਹਮ ਗਿਆਨੀ ਗਿਆਨ ਦੇਵ ਜੀ ਦੇ ਚਰਨਾਂ ਵਿੱਚ ਜਾ ਕੇ ਬੇਤਨੀ ਕੀਤੀ ਕਿ ਹੇ ਗੁਰਦੇਵ! ਸੰਸਾਰ ਦੀ ਉਤਪਤੀ ਕਿਸ ਤਰੀਕੇ ਨਾਲ ਹੋਈ ਹੈ ਤਾਂ ਗਿਆਨ ਦੇਵ ਜੀ ਨੇ ਕਿਹਾ :—

ਨੋਟ :—ਇਸ ਸ਼ਬਦ ਦੇ ਅਰਥ ਅਨ੍ਹੈ ਰੀਤ ਨਾਲ ਹੋਣਗੇ।

੧. ਤੂ ਭੁਨੁ ਰੇ ॥

ਤੂ ਕੌਣ ਹੈਂ [ਨਾਮਦੇਵ ਨੇ ਕਿਹਾ] ਮੈ ਜੀ ॥ ਨਾਮਾ ॥ ਹੋ ਜੀ ॥ ਜੀ! ਮੈਂ ਨਾਮਾ ਹਾਂ ਜੀ। [ਗੁਰੂ ਨੇ ਫਿਰ ਪੁੱਛਿਆ-ਇਸ ਵੇਲੇ ਕਿਵੇਂ ਆਇਆ ਹੈ ਤਾਂ ਨਾਮਦੇਵ ਨੇ ਬੇਨਤੀ ਕੀਤੀ]

੨. ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥

ਮੈਂ ਭਰਮ ਦਾ ਭਰਮਾਇਆ ਹੋਇਆ ਤੁਹਾਡੇ ਦਰ ਤੇ ਆਇਆ ਹਾਂ। ਇਹ ਸੁਣ ਕੇ ਗੁਰੂ ਨੇ ਕਿਹਾ।

੩. ਤਰਕੁ ਨ ਚਾ ॥ ਭ੍ਰਮੀਆ ਚਾ ॥

ਤਰਕ=ਸੋਚ ਨਾਂ ਚਾ=ਕਰ ਅਤੇ ਆਪਣਾ ਭਰਮ ਚਾ=ਕਹਿਣਾ ਕਰ। ਫਿਰ ਨਾਮਦੇਵ ਨੇ ਬੇਨਤੀ ਕੀਤੀ।

੪. ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥

ਆਲਾ=ਸੰਸਾਰ ਕਿਵੇਂ ਜਮ=ਪੈਦਾ ਹੋਇਆ ਹੈ? ਤੇ ਉਹਨਾਂ ਕਾਰਨਾਂ ਨੂੰ ਦੱਸ ਕੇ ਮੇਰੇ ਭਰਮ ਨੂੰ ਨਿਵਾਰਣਾ ਕਰੋ। ਨਾਮਦੇਵ ਜੀ ਦਾ ਇਹ ਪ੍ਰਸ਼ਨ ਸੁਣ ਕੇ ਗਿਆਨ ਦੇਵ ਜੀ ਨੇ ਕਿਹਾ ਕਿ ਹੇ ਪਿਆਰੇ ਨਾਮਦੇਵ! ਜਗਤ ਦੀ ਉਤਪਤੀ ਕਈ ਕਾਰਨਾਂ ਕਰਕੇ ਹੋਈ ਮੰਨੀ ਜਾਂਦੀ ਹੈ ਉਸਦਾ ਵੇਰਵਾ ਥੋੜੇ ਅੱਖਰਾਂ ਵਿੱਚ ਸਮਝਣਾ ਕਰ :—

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥

[ਪੁਰਾਣਕ ਮਤ ਅਨੁਸਾਰ] ਪਹਿਲ=ਪਹਿਲਾਂ ਪੁਰੀਏ=ਪੂਰਨ ਪ੍ਰਮੇਸ਼ਰ ਤੋਂ ਮਹਾਂ ਵਿਸ਼ਨੂੰ ਦੀ ਉਤਪਤੀ ਹੋਈ ਫੇਰ ਪੁੰਡਰਕ=ਕਵਲ ਵਨਾ=ਬਣਿਆ। ਤਾ ਚੇ=ਤਿਸ ਤੋਂ ਭਾਵ ਕਮਲ ਤੋਂ ਹੰਸਾ=ਬ੍ਰਹਮਾ ਪੈਦਾ ਹੋਇਆ ਉਸ ਤੋਂ ਸਗਲੇ=ਸਾਰੇ ਜਨਾਂ=ਜੀਵ ਭਾਵ ਸ੍ਰਿਸ਼ਟੀ ਪੈਦਾ ਹੋਈ।

ਕ੍ਰਿਸ਼੍ਣਾ ਤੇ ਜਾਨਉ ਹਰਿ ਹਰਿ ਨਾਚੰਤੀ ਨਾਚਨਾ ॥੧॥

[ਵੇਦਾਂਤ ਮੱਤ ਅਨੁਸਾਰ] ਇਹ ਸ੍ਰਿਸ਼ਟੀ ਕ੍ਰਿਸ਼੍ਣਾ=ਮਾਇਆ ਤੋਂ ਪੈਦਾ ਹੋਈ ਜਾਨਉ=ਜਾਨਣਾ ਕਰੋ। ਜਦੋਂ

ਮਾਇਆ ਦਾ ਹਰੀ ਨਾਲ ਕਲਪਤਦਾਮਿਕ ਸਬੰਧ ਹੋਇਆ ਤਾਂ ਹਰੇਕ ਪ੍ਰਕਾਰ ਦੀ ਅੰਡਜਾਦਿ ਜੋ ਨਾਚਨਾ=ਨਚਣ ਵਾਲੀ ਸਿਸ਼ਟੀ ਹੈ ਇਹ ਚੇਤਨ ਨੂੰ ਪਾਕੇ ਨਾਚੰਤੀ=ਨੱਚਣ ਲੱਗ ਪਈ ਭਾਵ ਇਨ੍ਹਾਂ ਦੋ, ਪ੍ਰਭੂ ਤੇ ਮਾਇਆ ਤੋਂ ਸਿਸ਼ਟੀ ਪੈਦਾ ਹੋਈ।

ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥

ਨਾਮਦੇਵ ਜੀ ਨੇ ਪੁਛਿਆ ਦੋਹਾਂ ਤੋਂ ਕਿਵੇਂ ਪੈਦਾ ਹੋਈ ਤਾਂ ਦਸਦੇ ਹਨ :—

ਪਹਿਲਾਂ ਪੁਰਾ=ਪੁਰਸ਼ ਪ੍ਰਮੇਸ਼ਰ ਤੋਂ ਬਿਰਾ=ਬਾਣੀ ਏਕੋ ਹੇ ਬਹੁ ਸਯਾਮ ਪ੍ਰਜਾਯੇਯ” ਪੈਦਾ ਹੋਈ ਕਿ ਮੈਂ ਇਕ ਤੋਂ ਅਨੇਕ ਹੋ ਜਾਵਾਂ ਉਸ ਤੋਂ ਅਥੋਨ=ਪਸ਼ਚਾਤ ਪਿਛੋਂ ਉਸ ਪੁਰਸ਼ ਭਾਵ ਪ੍ਰਮੇਸ਼ਰ ਤੋਂ ਦਮਰਾ=ਮਾਇਆ ਪੈਦਾ ਹੋਈ।

ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ

ਅਸ=ਇਸ ਮਾਇਆ ਦੇ ਗਾ=ਗੁਣਾਂ=ਅਸੱਤ ਜੜ੍ਹ ਤੇ ਦੁਖ ਅਤੇ ਉਸ ਪੁਰਖ-ਪ੍ਰਮੇਸ਼ਰ ਦੇ ਗਾ=ਗੁਣਾਂ=ਸਤ, ਚਿਤ ਤੇ ਅਨੰਦ ਦੇ ਮੇਲ ਤੋਂ ਜਗਤ ਬਣਿਆ ਅਸ=ਹੈ। ਵਾ ਅਸ=ਜਦੋਂ ਮਾਇਆ ਦਾ ਸੁਭਾਅ ਉਸ=ਈਸ਼ਰ ਵਿੱਚ ਗਾ=ਗਿਆ ਅਤੇ ਈਸ਼ਰ ਦਾ ਸੁਭਾਅ ਮਾਇਆ ਵਿੱਚ ਗਾ=ਗਿਆ ਅਸ=ਹੈ। ਮਾਇਆ ਦਾ ਅਸੱਤ, ਜੜ੍ਹ ਦੁਖ ਰੂਪ ਸੁਭਾਅ ਈਸ਼ਰ ਵਿੱਚ ਅਤੇ ਈਸ਼ਰ ਦਾ ਸਤ ਚਿਤ ਅਨੰਦ ਸਰੂਪ ਮਾਇਆ ਵਿੱਚ ਚਲਾ ਗਿਆ ਭਾਵ ਦੋਵਾਂ ਦਾ ਮਿਲਾਪ ਹੋਇਆ ਤਾਂ ਪ੍ਰਮੇਸ਼ਰ ਦਾ ਇਹ ਬਾਗਰਾ=ਬਗੀਚਾ ਰੂਪ ਸੰਸਾਰ ਪੈਦਾ ਹੋਇਆ।

ਨਾਚੈ ਪਿੰਧੀ ਮਹਿ ਸਾਗਰਾ ॥੧॥ਰਹਾਉ॥

ਜਿਸ ਤਰ੍ਹਾਂ ਪਿੰਧੀ=ਟਿੰਡਾਂ ਵਿੱਚ ਸਾਗਰਾ=ਜਲ ਨੱਚਦਾ ਹੈ ਇਸੇ ਤਰ੍ਹਾਂ ਜੀਵਾਂ ਰੂਪ ਟਿੰਡਾਂ ਵਿੱਚ ਪ੍ਰਮੇਸ਼ਰ ਦੀਆਂ ਚੇਤਨ ਸੱਤਾ ਰੂਪ ਜਲ ਨੱਚ ਰਿਹਾ ਹੈ।

ਨਾਚੰਤੀ ਗੋਪੀ ਜੰਨਾ ॥

ਉਸੇ ਦੀ ਸੱਤਾ ਕਰਕੇ ਗੋਪੀ=ਇਸਤਰੀਆਂ ਅਤੇ ਜੰਨਾਂ=ਪੁਰਸ਼ ਨਾਚੰਤੀ=ਨੱਚ ਰਹੇ ਹਨ। ਅਥਵਾ :— ਜੰਨਾ=ਪੁਰਸ਼ਾਂ ਦੀਆਂ ਗੋਪੀ=ਇੰਦਰੀਆਂ ਨੱਚ ਰਹੀਆਂ ਹਨ।

ਨਈਆ ਤੇ ਬੈਰੇ ਕੰਨਾ ॥

ਨਈਆ=ਨਿਯੰਤਾ=ਪ੍ਰੇਰਨਾ ਕਰਨ ਵਾਲੇ ਪ੍ਰੇਰਕ ਭਾਵ ਵਾਹਿਗੁਰੂ ਦੀ ਸੱਤਾ ਤੋਂ ਬਗੈਰ ਇਕ ਚੀਜ਼ ਹਰਕਤ ਨਹੀਂ ਕਰ ਸਕਦੀ। ਬੈਰੇ ਕੰਨਾ=ਬੈਰ+ਏਕ+ਨਾ=ਇੱਕ ਪ੍ਰੇਰਕ ਤੋਂ ਬਿਨਾਂ।

ਤਰਕੁ ਨ ਚਾ ॥ ਭ੍ਰਮੀਆ ਚਾ ॥

[ਇਸ ਦਾ ਅਰਥ ਮੁੱਢ ਵਿੱਚ ਹੋ ਚੁੱਕਾ ਹੈ ਦੇਖੋ ਨੰਬਰ ੩]

ਇਹ ਸੁਣਕੇ ਨਾਮਦੇਵ ਜੀ ਨੇ ਕਿਹਾ :—

ਪਿੰਧੀ ਉਭਕਲੇ ਸੰਸਾਰਾ ॥

ਇਹ ਜੀਵ ਉਭਕਲੇ=ਹਰਟ ਦੀਆਂ ਟਿੰਡਾਂ ਵਾਂਗ ਸੰਸਾਰ ਵਿੱਚ ਆਉਂਦਾ ਜਾਂਦਾ ਰਹਿੰਦਾ ਹੈ ਇਸ ਤੋਂ ਛੁਟਕਾਰਾ ਕਿਵੇਂ ਪਾਏਗਾ। ਤਾਂ ਗਿਆਨ ਦੇਵ ਜੀ ਕਹਿਣ ਲੱਗੇ।

ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥

ਕੇਸਵਾ=ਵਾਹਿਗੁਰੂ ਜੋ ਰੋਮ-ਰੋਮ ਵਿੱਚ ਵਿਆਪਕ ਹੈ ਉਸਦਾ ਬਚਨ ਹੈ ਕਿ ਹੇ ਜੀਉ=ਜੀਵ ਤੂੰ ਏਕ=ਇਕ ਮਈਏ=ਮੇਰੀ ਆਨ=ਸ਼ਰਣ ਵਿੱਚ ਆਉਣਾ ਕਰ ਤਾਂ ਤੇਰੀ ਕਲਿਆਣ ਹੋਵੇਗੀ।

ਨੋਟ—ਇਸ ਤੋਂ ਅਗਲੀਆਂ ਤੁਕਾਂ ਦਾ ਅਰਥ ਉੱਪਰ ਹੋ ਚੁੱਕਾ ਹੈ ਕੇਵਲ ਪਾਠ ਦੇ ਅੰਤ ਵਿੱਚ ਅਰਥ ਕਰਨ ਵਾਲੇ ਵਾਸਤੇ ਸੂਚਨਾ ਬ੍ਰੀਕ ਅੰਕ ਇਨ੍ਹਾਂ [] ਨਿਸ਼ਾਨਾਂ ਵਿੱਚ ਲਿਖ ਦਿੱਤੇ ਹਨ, ਉਨ੍ਹਾਂ ਅੰਕਾਂ ਅਨੁਸਾਰ ਤੁਕਾਂ ਦੇ ਅਰਥ ਵੇਖਣਾ ਕਰੋ।

ਪਿੰਧੀ ਉਭਕਲੇ ਸੰਸਾਰਾ ॥ [੫]

ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ [੨]

ਤੂ ਭੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ [੧]

ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ [੪]

ਦੂਜਾ ਅਰਥ :—

ਨਾਮਦੇਵ ਜੀ ਕਹਿਣ ਲੱਗੇ ਮਹਾਰਾਜ ਆਪ ਨੇ ਬਹੁਤ ਪ੍ਰਕਾਰ, ਅਨੇਕਾਂ ਮੱਤਾਂ ਦੁਆਰਾ ਸ੍ਰਿਸ਼ਟੀ ਦੀ ਉਤਪਤੀ ਕਥਨ ਕੀਤੀ ਹੈ ਇਨ੍ਹਾਂ ਵਿੱਚੋਂ ਅਸਲੀ ਮਤ ਕਿਹੜਾ ਹੈ ? ਤਾਂ ਗਿਆਨ ਦੇਵ ਜੀ ਕਹਿਣ ਲੱਗੇ ਮੈਂ ਤੈਨੂੰ ਪਹਿਲਾਂ ਕਿਹਾ ਸੀ ਕਿ ਸ੍ਰਿਸ਼ਟੀ ਦੀ ਉਤਪਤੀ ਵਿੱਚ ਅਨੇਕਾਂ ਭੇਦ ਹਨ ਹੁਣ ਤੂੰ ਦੱਸ ਕਿ :—

ਪਹਿਲ ਪੁਰੀਏ ਪੁੰਡਰ ਕਵਨਾ ॥

ਪਹਿਲਾਂ ਪੁਰੀਏ=ਪੂਰਨ ਪ੍ਰਮਾਤਮਾ ਤੋਂ ਕਵਨਾ=ਕੌਣ ਪੁੰਡਰ=ਪ੍ਰਕਾਸਿਆ ਹੈ ? ਤਾਂ ਨਾਮਦੇਵ ਜੀ ਕਹਿਣ ਲਗੇ ਜੀ ਮੇਰੀ ਸਮਝ ਵਿੱਚ ਤਾਂ ਇਸ ਤਰ੍ਹਾਂ ਆਇਆ ਹੈ ਕਿ—

ਤਾ ਚੇ ਹੰਸਾ ਸਗਲੇ ਜਨਾਂ ॥

ਤਾ ਚੇ=ਤਿਸ ਪੂਰਨ ਪ੍ਰਮੇਸ਼ਰ ਤੋਂ ਹੰਸ ਵਾਹਨ ਵਾਲਾ ਹੰਸਾ=ਬ੍ਰਹਮਾ ਪੈਦਾ ਹੋਇਆ ਤੇ ਬ੍ਰਹਮਾ ਤੋਂ ਸਗਲੇ=ਸਾਰੇ ਜੰਨਾਂ=ਜੀਵ ਪੈਦਾ ਹੋਏ ਹਨ। ਤਾਂ ਗਿਆਨ ਦੇਵ ਜੀ ਕਹਿਣ ਲੱਗੇ ਇਹ ਮੱਤ ਠੀਕ ਨਹੀਂ ਹੈ। ਅਸਲ ਇਹ ਹੈ ਕਿ :—

ਕ੍ਰਿਸ਼ਾ ਤੇ ਜਾਨਉ ਹਰਿ ਹਰਿ ਨਾਚੰਤੀ ਨਾਚਨਾ ॥੧॥

ਹਰ ਪ੍ਰਕਾਰ ਦੀ ਨਾਚਨਾ=ਸ੍ਰਿਸ਼ਟੀ ਜੋ ਹਰ ਇਕ ਪ੍ਰਕਾਰ ਕਰਕੇ ਨਾਚੰਤੀ=ਨੱਚ ਰਹੀ ਹੈ ਉਸਨੂੰ ਕ੍ਰਿਸ਼ਾ ਤੇ ਜਾਨਉ=ਮਾਇਆ ਸਬਲ ਤੋਂ ਜਾਨਣਾ ਕਰ ਭਾਵ ਬ੍ਰਹਮ ਅਤੇ ਮਾਇਆ ਦੋਵਾਂ ਦੇ ਮਿਲਾਪ ਤੋਂ ਸ੍ਰਿਸ਼ਟੀ ਪੈਦਾ ਹੋਈ ਹੈ। [ਤੀਜਾ ਅਰਥ]

ਨਾਮਦੇਵ ਜੀ ਫਿਰ ਕਹਿਣ ਲੱਗੇ ਕਿ ਜਿਸ ਮਾਇਆ ਸਬਲ ਬ੍ਰਹਮ ਤੋਂ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ ਤਾਂ ਉਸਦੀ ਪ੍ਰਾਪਤੀ ਕਿਵੇਂ ਹੋਵੇ ਤਾਂ ਗਿਆਨ ਦੇਵ ਜੀ ਕਹਿਣ ਲੱਗੇ ਜੇ ਪ੍ਰਮਾਤਮਾ ਦੀ ਪ੍ਰਾਪਤੀ ਦੀ ਲੋੜ ਹੈ ਤਾਂ=ਪਹਿਲ ਪੁਰੀਏ ਪੁੰਡਰਕ ਵਨਾ ॥

ਪਹਿਲਾ ਪੁਰੀਏ=ਅੰਤਸ਼ਕਰਨ ਰੂਪ ਪੁਰੀ ਨੂੰ ਪੁੰਡਰਕ=ਕਵਲ ਦੀ ਨਿਆਈ ਸੁੱਧ ਵਨਾ=ਬਣਾਉਣਾ ਕਰੇ। ਕਿਉਂਕਿ ਸਾਡੇ ਅੰਤਸ਼ਕਰਨ ਵਿੱਚ ਤਿੰਨ ਦੋਸ਼ ਮਲ, ਵਿਖੇਪ ਅਵਰਨ ਹਨ :—ਨਿਸ਼ਕਾਮ ਕਰਮਾਂ ਦੁਆਰਾ ਮਲ ਦੋਸ਼ ਅਤੇ ਉਪਾਸ਼ਨਾ ਦੁਆਰਾ ਵਿਖੇਪ ਦੋਸ਼ ਨੂੰ ਦੂਰ ਕਰ ਇਸ ਤੋਂ ਉਪਰੰਤ ਅਵਰਨ ਦੋਸ਼ ਨੂੰ ਦੂਰ ਕਰਨ ਲਈ :—

ਤਾ ਚੇ ਹੰਸਾ ਸਗਲੇ ਜਨਾਂ ॥

ਸਗਲੇ=ਸਾਰੇ ਜੋ ਮਹਾਤਮ ਜਨ ਹਨ ਤਾ ਚੇ=ਤਿਨਾਂ ਦੀ ਸੰਗਤ ਵਿੱਚ ਮਿਲ ਕੇ ਫੇਰ ਹੰਸਾਂ ਵਾਂਗ ਦੁੱਧ ਪਾਣੀ=ਤੱਤ ਮਿਥਿਆ ਦਾ ਵਿਵੇਚਨ ਕਰੇ ਭਾਵ ਬਿਬੇਕ ਨੂੰ ਧਾਰੇ। ਨਾਮਦੇਵ ਜੀ ਨੇ ਪ੍ਰਸ਼ਨ ਕੀਤਾ ਕਿ ਬਿਬੇਕ ਦਾ ਸਰੂਪ ਕੀ ਹੈ? ਤਾਂ ਦਸਦੇ ਹਨ:—

ਕ੍ਰਿਸ਼ਾ ਤੇ ਜਾਨਉ ਹਰਿ ਹਰਿ ਨਾਚੰਤੀ ਨਾਚਨਾ ॥੧॥

ਹਰ ਪ੍ਰਕਾਰ ਦੀ ਸ੍ਰਿਸ਼ਟੀ ਹੋ ਹਰ ਪ੍ਰਕਾਰ ਕਰਕੇ ਨਾਚੰਤੀ=ਨੱਚ ਰਹੀ ਹੈ। ਇਸ ਨੂੰ ਕ੍ਰਿਸ਼ਨਾ=ਮਾਇਆ ਮਾਤ੍ਰ ਭਾਵ ਅਨਾਤਮ ਜਾਣਕੇ ਹਿਰਦੇ ਵਿਚੋਂ ਤਿਆਗ ਦੇਵੇ ਇਹੋ ਹੀ ਬਿਬੇਕ ਦਾ ਸਰੂਪ ਹੈ। ਜਿਸ ਤਰ੍ਹਾਂ ਵਿਚਾਰ ਸਾਗਰ ਦੇ ਪਹਿਲੇ ਤਰੰਗ ਵਿੱਚ ਨਿਹਚਲ ਦਾਸ ਜੀ ਲਿਖਦੇ ਹਨ।

ਯਥਾ— ੧. ਅਥਿਨਾਸੀ ਆਤਮ ਅਚੱਲ ਜਗ ਤਾ ਕੈ ਪ੍ਰਤਿਕੂਲ ॥

ਐਸੋ ਗਯਾਨ ਵਿਵੇਕ ਹੈ ਸਭ ਸਾਧਨ ਕੋ ਮੂਲ ॥੧੩॥

[ਵਿਚਾਰ ਸਾਗਰ ਤਰੰਗ ੧]

੨. ਦੇਹ ਪ੍ਰਪੰਚ ਅਨਿਤ ਹੈ ਆਤਮ ਨਿਤ ਬਖਾਨ ॥

ਸਾਰ ਅਸਾਰੈ ਜਾਨਬੋ ਯਹਿ ਵਿਵੇਕ ਪਹਿਚਾਨ ॥

[ਅਧਿਆਤਮ ਪ੍ਰਕਾਸ਼, ਦੋਹਰਾ ੧੫]

ਪਹਿਲ ਪੁਰਸਾ ਬਿਰਾ ॥

ਪਹਿਲਾਂ ਪੁਰਸ਼ ਇਸ ਤਰ੍ਹਾਂ ਕਰੇ ਜਿਸ ਤਰ੍ਹਾਂ ਪਿਛੇ ਕਥਨ ਕੀਤਾ ਹੈ ਭਾਵ ਪਹਿਲਾਂ ਬਿਬੇਕ ਨੂੰ ਧਾਰਕੇ ਫਿਰ ਪੁਰਸਾ ਬਿਰਾ=ਵੈਰਾਗ ਧਾਰਨ ਕਰੇ। ਵੈਰਾਗ ਦਾ ਸਰੂਪ=

ਯਥਾ— ੧. ਬ੍ਰਹਮਾ ਇੰਦਰ ਆਦਿ ਲੋ ਹੋਤ ਜੋ ਦੇਹ ਧਰ ਭੋਗ ॥

ਕਾਕ ਬਿਸ਼ਟ ਸਮ ਜੇ ਗਿਨੈ ਬੀਤ ਰਾਗ ਤੇ ਲੋਗ ॥

[ਅਧਿਆਤਮ ਪ੍ਰਕਾਸ਼ ਦੋਹਰਾ ੧੪]

੨. ਬ੍ਰਹਮ ਲੋਗ ਲੋ ਭੋਗ ਜੋ ਚਹੈ ਸਭਨ ਕੋ ਤਯਾਗ ॥

ਵੇਦ ਅਰਥ ਗਿਆਤਾ ਮੁਨੀ ਕਹਿਤ ਤਹ ਵੈਰਾਗ ॥੧੪॥

[ਵਿਚਾਰ ਸਾਗਰ ਤਰੰਗ ੧]

ਅਥੋਨ ਪੁਰਸਾ ਦਮਰਾ ॥

ਵੈਰਾਗ ਨੂੰ ਧਾਰਨ ਕਰਨ ਤੋਂ ਅਥੋਨ=ਉਪਰੰਤ ਪੁਰਸ਼ ਨੂੰ ਇੰਦਰੀਆਂ ਦਾ ਦਮਰਾ=ਦਮਨ ਕਰਨਾ ਚਾਹੀਦਾ ਹੈ। ਭਾਵ ਖਟ ਸੰਪਤੀ ਨੂੰ ਧਾਰਨਾ ਕਰੇ। ਖਟ ਸੰਪਤੀ ਦਾ ਵੇਰਵਾ=

ਸਮ ਦਮ ਸਰਧਾ ਤੀਸਰੀ ਸਮਾਧਾਨ ਉਪਰਾਮ ॥

ਖਟੀ ਤਤਿਛਿਯਾ ਜਾਨੀਏ ਭਿੰਨ ਭਿੰਨ ਯਹ ਨਾਮ ॥੧੫॥

ਸਮ=ਮਨ ਵਿਸ਼ਿਅਨ ਤੇ ਰੋਕਨੋ ਸਮ ਤਿਹਿ ਕਹਤ ਸੁਧੀਰ ॥

ਸ਼ਰਧਾ=ਸਤਯ ਵੇਦ ਗੁਰਵਾਕਯ ਹੈ ਸ਼ਰਧਾ ਅਸ ਵਿਸ਼੍ਵਾਸ ॥

ਸਮਾਧਾਨ=ਸਮਾਧਾਨ ਤਾ ਕੂੰ ਕਹਤ ਮਨ ਵਿਖੇਪ ਕੇ ਨਾਸ ॥੧੬॥

ਉਪਰਾਮ=ਸਾਧਨ ਸਹਿਤ, ਕਰਮ ਸਭ ਤਿਆਗੇ ॥ ਲਖ ਵਿਖ ਸਮ ਵਿਖਿਅਨ ਤੇ ਭਾਗੇ ॥

ਦ੍ਰਿਗ ਧਾਰੀ ਲਖਿ ਹੈ ਜਿਯ ਗਲਾਨਾ ॥ ਇਹ ਲਛਣ ਉਪ੍ਰਾਮ ਬਖਾਨਾ ॥੧੬॥

ਤਤਿਛਿਯਾ=ਆਤਮ, ਸ਼ੀਤ ਛੁਧਾ ਤ੍ਰਿਖਾ, ਇਨ ਕੋ ਸਹਿਨ ਸੁਭਾਵ ॥

ਤਾਹਿ ਤਤਿਛਿਯਾ ਕਹਤ ਹੈ, ਕੋਵਿਦ ਮੁਨਿ ਵਰ ਰਾਵ ॥੧੬॥

[ਵਿਚਾਰ ਸਾਗਰ ਤਰੰਗ ੧]

ਖਟ ਸੰਪਤੀ ਅਥਵਾ ਚਾਰੇ ਸਾਧਨ, ਵੈਰਾਗ, ਬਿਬੇਕ, ਖਟ ਸੰਪਤੀ, ਮੋਖ ਇਛਾ ਨੂੰ ਧਾਰਕੇ ਵਾ ਸਾਰੇ ਸਾਧਨਾਂ ਦੇ ਸਪੰਨ ਹੋ ਕੇ ਗੁਰਾਂ ਪਾਸ ਆਵੇ ਗੁਰੂ ਜੀ ਅਧਿਕਾਰੀ ਜਗਿਆਸੂ ਸਮਝ ਕੇ ਫਿਰ ਐਸਾ ਅਭੇਦ ਬੋਧ ਦਾ ਉਪਦੇਸ਼ ਦਿੰਦੇ ਹਨ :—

ਅਸਗਾ ਅਸ ਉਸਗਾ ॥

ਅਸ=ਜੀਵ ਦੇ ਖਟ ਵਿਕਾਰ ਤਿਆਗ ਕੇ ਜੋ ਗਾ=ਗਿਆਤ ਮਾਤ੍ਰ ਪਦ ਹੈ। ਉਸ=ਈਸ਼ਰ ਦੀ ਸਰਬੱਗਤਾ ਤਿਆਗ ਕੇ ਜੋ ਗਾ=ਗਿਆਤ ਮਾਤ੍ਰ ਚੇਤਨ ਹੈ। ਇਹਨਾਂ ਦੋਹਾਂ ਵਿੱਚ ਭਾਗ ਤਿਆਗ ਲਖਣਾ ਕਰਕੇ ਅਸ=ਅਸ ਪਦ ਨੂੰ ਗ੍ਰਹਿਣ ਕਰੇ। ਭਾਵ=ਜੀਵ ਦੀ ਅਲਪੱਗਤਾ ਤੇ ਈਸ਼ ਦੀ ਸਰਬੱਗਤਾ ਨੂੰ ਤਿਆਗ ਕੇ ਦੋਹਾਂ ਵਿਚੋਂ ਚੇਤਨ ਭਾਗ ਨੂੰ ਗ੍ਰਹਿਣ ਕਰੇ। ਫਿਰ ਇਹ ਨਿਸਚਾ ਕਰੇ

ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥ ੧ ॥ ਰਹਾਉ ॥

ਕਿ ਸੰਸਾਰ ਹਰੀ ਦਾ ਬਗੀਚਾ ਹੈ। ਵਾ :—ਜਗਤ ਸਰੂਪ ਬਾਗਰਾ=ਨੂੰ ਹਰੀ ਦਾ ਰੂਪ ਜਾਣੇ ਤੇ ਐਸਾ ਨਿਸਚਾ ਕਰੇ ਕਿ ਬ੍ਰਹਮ ਰੂਪ ਖੂਹ ਵਾ-ਸਮੁੰਦਰ ਵਿੱਚ ਜੀਵਾਂ ਰੂਪ ਟਿੰਡਾਂ ਨੱਚ ਰਹੀਆਂ ਹਨ। ਅਥਵਾ :—ਦੇਹਾ ਰੂਪੀ ਟਿੰਡਾਂ ਵਿੱਚ ਬ੍ਰਹਮ ਦੀ ਚੇਤਨ ਸੱਤਾ ਰੂਪ ਪਾਣੀ ਨੱਚ ਰਿਹਾ ਹੈ।

ਨਾਚੰਤੀ ਗੋਪੀ ਜੰਨਾ ॥

ਉਸ ਚੇਤਨ ਦੀ ਸੱਤਾ ਨੂੰ ਪਾ ਕੇ ਹੀ ਗੋਪੀ=ਇਸਤ੍ਰੀਆਂ ਤੇ ਪੁਰਸ਼ ਨੱਚ ਰਹੇ ਹਨ। ਵਾ : ਗੋਪੀ=ਇੰਦਰੀਆਂ ਤੇ ਅੰਤਸ਼ਕਰਨ ਦੀਆਂ ਜੰਨਾਂ=ਬ੍ਰਿਤੀਆਂ ਚੇਸ਼ਟਾ ਕਰ ਰਹੀਆਂ ਹਨ। ਵਾ-ਜੰਨਾਂ=ਪੁਰਸ਼ਾਂ ਦੀਆਂ ਇੰਦਰੀਆਂ ਨੱਚ ਰਹੀਆਂ ਹਨ ਉਸਦੀ ਚੇਤਨ ਸੱਤਾ ਨੂੰ ਪਾ ਕਰਕੇ।

ਨਈਆ ਤੇ ਬੈਰੇ ਕੰਨਾ ॥

ਦੱਸੋ ਤਾਂ ਉਸ ਨਈਆ=ਨਿਯੰਤਾ=ਪ੍ਰੇਰਕ ਵਾਹਿਗੁਰੂ ਤੋਂ ਬੈਰੇ=ਬਿਨਾ ਕੰਨਾ=ਕੌਣ ਹੈ ਭਾਵ ਹਰ ਇੱਕ ਪ੍ਰਮਾਤਮਾ ਦਾ ਹੀ ਰੂਪ ਹੈ।

ਤਰਕੁ ਨ ਚਾ ॥ ਭ੍ਰਮੀਆ ਚਾ ॥

ਅਨੈ :—ਭ੍ਰਮੀਆ ਚਾ=ਨਾਮਦੇਵ ਜੀ ਕਹਿਣ ਲੱਗੇ ਹੇ ਗੁਰਦੇਵ ਆਪ ਜੀ ਦੇ ਉਪਦੇਸ਼ ਨੂੰ ਸੁਣ ਕੇ ਚਾ=ਪੁਨਾ ਮੈਨੂੰ ਭਰਮ ਹੋ ਗਿਆ ਹੈ। ਆਪ ਕਹਿੰਦੇ ਹੋ ਪ੍ਰਮਾਤਮਾ ਤੋਂ ਬਗੈਰ ਹੋਰ ਕੋਈ ਨਹੀਂ, ਮੇਰੀ ਸਮਝ ਅਨੁਸਾਰ ਸਭ ਕੁਝ ਹੈ। ਗੁਰੂ ਗਿਆਨ ਦੇਵ ਜੀ ਆਖਦੇ ਹਨ ਕਿ ਹੇ ਨਾਮਦੇਵ ਜੋ ਉਪਦੇਸ਼ ਮੈਂ ਤੈਨੂੰ ਦੇਣਾ ਕੀਤਾ ਹੈ ਉਹ ਠੀਕ ਹੈ। ਤਰਕੁ ਨ ਚਾ=ਇਸ ਉਪਦੇਸ਼ ਵਿੱਚ ਤੂੰ ਚਾ=ਪੁਨਾ ਤਰਕ ਭਾਵ ਸੰਸਾ ਨਾ ਕਰ। ਨਾਮਦੇਵ ਜੀ ਕਹਿਣ ਲਗੇ ਹੇ ਗੁਰਦੇਵ! ਆਪ ਕਹਿੰਦੇ ਹੋ ਕਿ ਤਰਕ ਨਾ ਕਰ ਸੰਸਿਆ ਦੀ ਨਿਵਰਤੀ ਵਾਸਤੇ ਹੀ ਮੈਂ :—

ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥

ਭ੍ਰਮਿ ਭ੍ਰਮਿ=ਭਟਕਦਾ ਭਟਕਦਾ ਵਾ-ਭਰਮ ਦਾ ਭਰਮਾਇਆ ਹੋਇਆ ਮੈਂ ਆਪ ਜੀ ਦੇ ਦੁਆਰੇ ਤੇ ਆਇਆ ਹਾਂ ਆਪ ਕਿਰਪਾ ਕਰਕੇ ਸੰਸਿਆ ਦੀ ਨਿਵਰਤੀ ਕਰੋ। ਤਾਂ ਗਿਆਨ ਦੇਵ ਜੀ ਕਹਿਣ ਲੱਗੇ ਕਿ ਹੇ ਨਾਮਦੇਵ! ਤੂੰ ਜੋ ਕਹਿਣਾ ਚਾਹੁੰਦਾ ਹੈ ਕਹਿ, ਤੇਰਾ ਕੀ ਸੰਸਾ ਹੈ। ਤਾਂ ਨਾਮਦੇਵ ਜੀ ਕਹਿਣ ਲੱਗੇ :—

ਪਿੰਧੀ ਉਭਕਲੇ ਸੰਸਾਰਾ ॥

ਜਿਸ ਤਰਾਂ ਹਰਟ ਦੀਆਂ=ਕਲਾਂ ਕਰਕੇ ਪਿੰਧੀ=ਟਿੰਡਾਂ ਕਦੇ ਉਭ=ਉਚੀਆਂ ਅਕਾਸ਼ ਨੂੰ ਤੇ ਕਦੇ ਨੀਵੀਆਂ ਜਾਂਦੀਆਂ ਹਨ। ਇਸੇ ਤਰਾਂ ਅਗਿਆਨ ਰੂਪ ਹਰਟ ਦੀਆਂ ਪਾਪ ਪੁੰਨਾਂ ਰੂਪ ਕਲਾਂ ਨਾਲ ਜੀਵ ਰੂਪ ਟਿੰਡਾਂ ਸੰਸਾਰ ਰੂਪ ਖੂਹ ਵਿੱਚ ਪਈਆਂ ਹੋਈਆਂ ਕਦੇ ਉਭ=ਉੱਚੇ ਸਵਰਗਾਂ ਨੂੰ ਜਾਂਦੀਆਂ ਹਨ ਤੇ ਕਦੇ ਹੇਠਾਂ ਪਤਾਲ ਭਾਵ ਨਰਕ ਨੂੰ ਜਾਂਦੀਆਂ ਹਨ। ਆਪ ਕਹਿੰਦੇ ਹੋ ਕਿ ਪ੍ਰੇਰਕ ਪ੍ਰਮੇਸ਼ਰ ਤੋਂ ਬਿਨਾਂ ਹੋਰ ਕੋਈ ਨਹੀਂ ਹੈ। ਫਿਰ ਇਹ ਜੰਮਣ ਮਰਣ ਕਿਉਂ ਪ੍ਰਤੀਤ ਹੋ ਰਿਹਾ ਹੈ ਮੇਰੇ ਮਨ ਵਿੱਚ ਇਹ ਬੜਾ ਭਾਰੀ ਸੰਸਾ ਹੈ। ਤਾਂ ਗਿਆਨ ਦੇਵ ਜੀ ਨੇ ਸਮਝਾਇਆ ਕਿ ਇਸਦੀ ਦ੍ਰਿਸ਼ਟੀ ਅਜੇ ਬਹੁਤ ਹੇਠਲੇ ਦਰਜੇ ਤੇ ਹੈ ਉੱਚੇ ਮਹਾਂਵਾਕ ਦੇ ਉਪਦੇਸ਼ ਨੂੰ ਇਹ ਗ੍ਰਹਿਣ ਨਹੀਂ ਕਰ ਸਕਦਾ ਐਸਾ ਸੋਚ ਕੇ ਪੁੱਛਿਆ :—

ਤੂੰ ਕੌਣ ਹੈ ਭਾਵ ਤੂੰ ਆਪਣੇ ਆਪ ਨੂੰ ਕੀ ਨਿਸਚੇ ਕੀਤਾ ਹੈ? ਤਾਂ ਨਾਮਦੇਵ ਜੀ ਕਹਿਣ ਲਗੇ :—

ਤੂੰ ਕੌਣ ਹੈ ਭਾਵ ਤੂੰ ਆਪਣੇ ਆਪ ਨੂੰ ਕੀ ਨਿਸਚੇ ਕੀਤਾ ਹੈ? ਤਾਂ ਨਾਮਦੇਵ ਜੀ ਕਹਿਣ ਲਗੇ :—

ਮੈਂ ਜੀ ॥ ਨਾਮਾ ॥ ਹੋ ਜੀ ॥

ਹੇ ਮਹਾਰਾਜ ਮੇਰਾ ਨਾਮ ਨਾਮਦੇਵ ਹੈ ਤੇ ਮੈਂ ਜੀਵ ਹਾਂ ਬ੍ਰਹਮ ਨਹੀਂ। ਇਹ ਸੁਣ ਕੇ ਗੁਰੂ ਗਿਆਨ ਦੇਵ ਜੀ ਨੇ ਆਖਿਆ :—ਚੰਗਾ ਜੇ ਤੂੰ ਜੀਵ ਹੈ ਤਾਂ ਫੇਰ ਜੀਵ ਹੀ ਬਣਿਆ ਰਹਿ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਇਹ ਸੁਣਕੇ ਨਾਮਦੇਵ ਚਰਨਾਂ ਤੇ ਢਹਿ ਪਿਆ ਤੇ ਬੜੀ ਦੀਨਤਾ ਨਾਲ ਬੇਤਨੀ ਕਰਨ ਲੱਗਾ :—

ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥

ਜਮਾਂ ਦੀ ਵਾ ਜੰਮਣ-ਮਰਨ ਦੀ ਪ੍ਰਾਪਤੀ ਕਰਾਉਣ ਦਾ ਕਾਰਨ ਜੋ ਆਲਾ=ਸੰਸਾਰ ਹੈ ਇਹ ਮੇਰਾ ਨਿਵਾਰਣਾ=ਦੂਰ ਕਰੋ ਵਾ-ਆਲਾ=ਸੰਸਾਰ ਤੇ ਜਮਾਂ ਦਾ ਰਣਾ=ਝਗੜਾ ਜੋ ਮੇਰੇ ਗਲ ਪਿਆ ਹੈ ਇਸਨੂੰ ਦੂਰ ਕਰੋ। ਤਾਂ ਫਿਰ ਗਿਆਨ ਦੇਵ ਜੀ ਕਹਿਣ ਲੱਗੇ :—ਨਾਮਾ=ਨਾਮ ਦਾ ਰੂਪ ਜਗਤ ਅਤੇ ਜੀ=ਜੀਵ ਪੁਣਾ ਮੈ-ਹੰਗਤਾ ਕਰਕੇ ਹੀ ਹੈ ਜੀ। ਆਲਾ=ਅੰਤਹਕਰਨ ਵਿਚੋਂ ਜੀਵ ਪੁਣਾ ਤੇ ਹੰਗਤਾ ਛੱਡ ਦੇ ਤਾਂ ਫਿਰ ਜਮਾਂ ਦੇ ਕਾਰਨ ਰੂਪ ਕ੍ਰਿਸ਼ਨ ਜੀ ਨਿਵਿਰਤੀ ਕਰ ਦੇਣਗੇ। ਤੇ ਇਸ ਨਿਵਿਰਤੀ ਵਾਸਤੇ ਜੋ ਉਪਦੇਸ਼ ਅਸਾਂ ਨੇ ਦੇਣਾ ਸੀ ਉਹ ਤੈਨੂੰ ਦੇ ਚੁੱਕੇ ਹਾਂ ਕਿ ਨਿਅੰਤਾ ਤੋਂ ਬਿਨਾਂ ਹੋਰ ਕੋਈ ਨਹੀਂ ਹੈ। ਇਸ ਉੱਤੇ ਭਗਵਾਨ ਕ੍ਰਿਸ਼ਨ ਜੀ ਵਲੋਂ ਪ੍ਰਮਾਣ ਸੁਣਾ ਕਰ :—

ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥ ੨ ॥

੧. ਕੇਸਵਾ=ਕ੍ਰਿਸ਼ਨ ਜੀ ਹਨ ਉਹਨਾਂ ਦਾ ਬਚਉਨੀ=ਬਚਨ ਗੀਤਾ ਵਿੱਚ ਅਰਜਨ ਦੇ ਪ੍ਰਤੀ ਐਸਾ ਹੈ ਕਿ ਹੇ ਪਿਆਰੇ ਅਰਜਨ! ਅਈਏ=ਆਪਣੇ ਵਿੱਚ ਵਾ=ਜੀਵ ਵਿੱਚ ਤੇ ਮਈਏ=ਮੇਰੇ ਵਿੱਚ ਇਕ ਏਕਤਾ ਨੂੰ ਲਿਆਉਣ ਕਰ ਭਾਵ ਇਕ ਰੂਪ ਜਾਨਣਾ ਕਰ। ਅਥਵਾ :—

੨. ਕੇਸਵਾ=ਪ੍ਰਮਾਤਮਾ ਦਾ ਬਚਉਨੀ=ਬਚਨ ਬੇਦਾਂ ਵਿੱਚ ਇਸ ਤਰ੍ਹਾਂ ਅੰਕਿਤ ਹੈ ਕਿ ਅਈਏ=ਜੀਵ ਅਤੇ ਮਈਏ=ਈਸ਼ ਵਿੱਚ ਏਕਤਾ ਨੂੰ ਲਿਆ ਅਰਥਾਤ ਜੀਵ ਈਸ਼ ਨੂੰ ਅਭੇਦ ਰੂਪ ਨਿਸਚੇ ਕਰ। ਤਾਂ ਨਾਮਦੇਵ ਜੀ ਬੋਲੇ ਇਹ ਸਾਧਨ ਕਠਨ ਹੈ ਕੋਈ ਹੋਰ ਸੌਖਾ ਸਾਧਨ ਦੱਸੋ ਤਾਂ ਗਿਆਨ ਦੇਵ ਜੀ ਨੇ ਉਪਾਸ਼ਨਾਂ ਦਾ ਉਪਦੇਸ਼ ਦਿੱਤਾ ਕਿ ਤੂੰ ਅਕਾਲ ਪੁਰਖ ਅੱਗੇ ਇਸ ਤਰ੍ਹਾਂ ਬੇਨਤੀ ਕਰ :—

੩. ਹੇ ਕੇਸਵਾ=ਅਕਾਲ ਪੁਰਖ ਮਈਏ=ਮੈਂ ਇਕ ਆਪ ਜੀ ਦੇ ਚਰਨਾਂ ਦੀ ਆਨ=ਸ਼ਰਨ ਵਿੱਚ ਅਈਏ=ਆਇਆ ਹਾਂ, ਆਪ ਮੈਨੂੰ ਸੰਸਾਰ ਤੋਂ ਬਚਉਨੀ=ਬਚਾਉਣਾ ਕਰੋ।

੪. ਹੇ ਅਕਾਲ ਪੁਰਖ ਮੈਂ ਇਕ ਆਪ ਦੀ ਸ਼ਰਨ ਵਿੱਚ ਆਇਆ ਹਾਂ। ਤੁਸੀਂ ਆਪ ਹੀ ਅਈਏ=ਆ ਕੇ

ਮਈਏ=ਮੈਨੂੰ ਬਚਾਉਣਾ ਕਰੋ। ਇਹ ਉਪਦੇਸ਼ ਸੁਣ ਕੇ ਨਾਮਦੇਵ ਜੀ ਦਾ ਚਿੱਤ ਬਹੁਤ ਪ੍ਰਸੰਨ ਹੋਇਆ ਤੇ ਕਹਿਣ ਲੱਗੇ ਹੇ ਗੁਰਦੇਵ ! ਜਿਸ ਦੀ ਸ਼ਰਨ ਵਿੱਚ ਜਾਣਾ ਹੈ ਉਹ ਪ੍ਰਮੇਸ਼ਰ ਕੈਸਾ ਹੈ ਤਾਂ ਗਿਆਨ ਦੇਵ ਜੀ ਦੱਸਦੇ ਹਨ :—
ਚੌਥਾ ਅਰਥ—

ਪਹਿਲੇ=ਸਭ ਤੋਂ ਪਹਿਲਾਂ ਉਹ ਇਕ ਹੀ ਹੈ। ਪੁਰੀਏ=ਸਾਰੀ ਜਗਾ ਉਹ ਪ੍ਰਮਾਤਮਾ ਪੂਰਨ ਭਾਵ ਵਿਆਪਕ ਹੈ। ਪੁੰਡਰਕ=ਕਵਲ ਵੱਤ ਨਿਰਲੇਪ ਹੈ। ਵਨਾ=ਸੁੰਦਰ ਰੰਗ ਵਾਲਾ ਹੈ। ਹੰਸਾ=ਸੂਰਜ ਦੀ ਨਿਆਈ ਪ੍ਰਕਾਸ਼ ਰੂਪ ਹੈ। ਤਾ ਚੇ=ਤਿਸ ਪ੍ਰਮਾਤਮਾ ਤੋਂ ਸੂਰਜ ਦੀਆਂ ਕਿਰਨਾਂ ਦੀ ਨਿਆਈਂ ਸਗਲੇ ਜਨਾਂ=ਸਾਰੇ ਜੀਵ ਪੈਦਾ ਹੋਏ ਹਨ। ਕ੍ਰਿਸ਼+ਨਾ=ਉਸ ਵਿੱਚ ਕੋਈ ਕਮਜ਼ੋਰੀ ਨਹੀਂ ਹੈ ਐਸੇ ਪ੍ਰਮਾਤਮਾ ਤੇ=ਤੋਂ ਹੀ ਉਸਨੂੰ ਜਾਨਊ=ਜਾਣਿਆ ਜਾਂਦਾ ਹੈ ਭਾਵ ਆਪ ਕੋਈ ਉਸਨੂੰ ਜਾਣ ਨਹੀਂ ਸਕਦਾ ਜਿਸਨੂੰ ਜਣਾਉਣਾ ਚਾਹੇ ਉਹੀ ਜਾਣ ਸਕਦਾ ਹੈ।

ਹਰਿ ਹਰਿ ਨਾਚੰਤੀ ਨਾਚਨਾ ॥੧॥

ਹਰੀ ਕਰਕੇ ਹੀ ਹਰੇਕ ਪ੍ਰਕਾਰ ਦੀ ਨਾਚਨਾ=ਸਿਸ਼ਟੀ ਨਾਚੰਤੀ=ਚੇਸ਼ਟਾ ਕਰ ਰਹੀ ਹੈ।

ਪਹਿਲ ਪੁਰਸਾ ਬਿਰਾ ॥

ਪਹਿਲਾਂ ਪੁਰਸ਼ਾਂ ਨੂੰ ਬਿਰਾ=ਬਾਣੀ ਧਾਰਨ ਕਰਨੀ ਚਾਹੀਦੀ ਹੈ। ਇਸ ਤੋਂ ਅਥੋਨ-ਪਿੱਛੋਂ ਪੁਰਸਾ=ਪੁਰਸ਼ ਜੀਵ ਪੁਣੇ ਨੂੰ ਦਮਰਾ=ਰੋਕਣਾ ਕਰੇ, ਦਬੋਣਾ ਕਰੇ, ਦਲਨਾ ਕਰੇ।

ਅਸਗਾ ਅਸ ਉਸਗਾ ॥

ਅਸ ਇਸ ਲੋਕ ਦੀ ਗਾ=ਗਿਆਤ ਦੇਣ ਵਾਲਾ ਤੇ ਉਸ ਪ੍ਰਲੋਕ ਦੀ ਗਾ=ਗਿਆਤ ਦੇਣ ਵਾਲਾ ਅਸ=ਸੁਧ ਬ੍ਰਹਮ ਹੀ ਹੈ।

ਹਰਿ ਕਾ ਬਾਗਰਾ, ਨਾਚੈ ਪਿੰਧੀ ਮਹਿ ਸਾਗਰਾ ॥ ੧ ॥ ਰਹਾਉ ॥

ਸੰਸਾਰ ਰੂਪੀ ਬਾਗ ਵਿੱਚ ਹਰੀ ਨੂੰ ਰਾ=ਰਮਿਆ ਜਾਣ ਲਵੇ ਫੇਰ ਨਾਚੈ=ਨ+ਅਚੈ=ਪਦਾਰਥਾਂ ਨੂੰ ਅਚਣ ਭਾਵ ਖਾਣ ਦੀ ਕੋਸ਼ਿਸ਼ ਨਹੀਂ ਕਰੇਗਾ। ਜੀਵਾਂ ਰੂਪੀ ਪਿੰਧੀ=ਟਿੰਡਾਂ ਵਿੱਚ ਬ੍ਰਹਮ ਦੀ ਚੇਤਨ ਸੱਤਾ ਰੂਪ ਸਾਗਰਾ=ਪਾਣੀ ਨੂੰ ਹੀ ਗ੍ਰਹਿਣ ਕਰੇਗਾ।

ਨਾਚੰਤੀ ਗੋਪੀ ਜੰਨਾ ॥

ਉਸ ਪ੍ਰਮਾਤਮਾ ਦੀ ਚੇਤਨ ਸੱਤਾ ਕਰਕੇ ਹੀ ਗੋਪੀ=ਇਸਤ੍ਰੀ ਤੇ ਜੰਨਾ=ਪੁਰਸ਼ ਨਾਚੰਤੀ=ਚੇਸ਼ਟਾ ਕਰ ਰਹੇ ਹਨ।

ਨਈਆ ਤੇ ਬੈਰੇ ਕੰਨਾ ॥

ਉਸ ਪ੍ਰੇਰਕ ਵਾਹਿਗੁਰੂ ਤੋਂ ਬੈਰੇ=ਬਿਨਾਂ ਕੰਨਾ=ਕੋਈ ਨਹੀਂ ਹੈ।

ਤਰਕੁ ਨ ਚਾ ॥

ਜੇ ਤਰ=ਤਰਨਾ ਹੈ ਤਾਂ ਕੁ=ਕੂੜ ਨ=ਨੂੰ ਆਪਣੇ ਹਿਰਦੇ ਵਿਚੋਂ ਚਾ=ਚੁੱਕ ਦੇ।

ਭ੍ਰਮੀਆ ਚਾ ॥

ਤੂੰ ਤਾਂ ਭਰਮ ਦਾ ਹੀ ਖਾਧਾ ਹੋਇਆ ਹੈਂ।

ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥ ੨ ॥

ਕੇਸਵ ਜੋ ਬਚਉਨੀ=ਬਚਾਉਣ ਵਾਲਾ ਹੈ ਉਸ ਦੇ ਚਰਨਾਂ ਵਿੱਚ ਬੇਨਤੀ ਕਰ ਕਿ ਹੇ ਪ੍ਰਭੂ ਜੀਉ! ਮੈਂ ਮਈਏ=ਮਾਇਆ ਵਲੋਂ ਹਟ ਕੇ ਇਕ ਆਪ ਜੀ ਦੀ ਆਨ=ਸ਼ਰਨ ਵਿੱਚ ਅਈਏ=ਆਇਆ ਹਾਂ। ਵਾ ਮਈਏ=ਮਾਇਆ ਵਲੋਂ ਹਟ ਕੇ ਜਮਾਂ ਤੋਂ ਬਚਾਉਣ ਵਾਲੇ ਇਕ ਪ੍ਰਮੇਸ਼ਰ ਜੀ ਦੀ ਆਨ=ਸ਼ਰਨ ਵਿੱਚ ਆਉਣਾ ਕਰ। ਜੇ ਮਾਇਆ ਵਿੱਚ ਲਗਾ ਰਹੇਂਗਾ।

ਪਿੰਧੀ ਉਭ ਕਲੇ ਸੰਸਾਰਾ ॥

ਤਾਂ ਟਿੰਡਾਂ ਦੀ ਨਿਆਈਂ ਪਾਪਾਂ ਪੁੰਨਾਂ ਰੂਪੀ ਕਲਾ ਦੁਆਰਾ ਕਦੇ ਉੱਚਾ ਹੋ ਕੇ ਸਵਰਗ ਵਿੱਚ ਚਲਾ ਜਾਵੇਂਗਾ ਤੇ ਕਦੇ ਨੀਵਾਂ ਹੋ ਜਾਵੇਂਗਾ ਭਾਵ ਨਰਕਾਂ ਵਿੱਚ ਚਲਾ ਜਾਵੇਂਗਾ ਇਸ ਤਰ੍ਹਾਂ ਸੰਸਾਰ ਵਿੱਚ ਆਉਂਦਾ ਜਾਂਦਾ ਰਹੇਂਗਾ। ਫਿਰ ਬੇਨਤੀ ਕਰਦੇ ਹਨ ਕਿ ਹੇ ਗੁਰਦੇਵ!

ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥

ਮੈਂ ਤਾਂ ਭਰਮ ਦਾ ਭਰਮਾਇਆ ਹੋਇਆ ਆਪ ਦੇ ਦੁਆਰੇ ਆਇਆ ਹਾਂ। ਗੁਰੂ ਨੇ ਪੁਛਿਆ ਤੂੰ ਕੌਣ ਹੈਂ ਤਾਂ ਕਹਿਣ ਲੱਗੇ।

ਹਾ ਜੀ=ਮੈਂ ਜੀਵ ਹਾਂ ਤੂੰ ਕੁਨ ਰੇ=ਹੇ ਸਿੱਖ ਤੂੰ ਜੀਵ ਕਿਥੇ ਹੈਂ ਤੂੰ ਤਾਂ ਸ਼ੁੱਧ ਸਰੂਪ ਹੈਂ।

ਨਾਮਾ ॥ ਹੋ ਜੀ ॥

ਨਾਮਾ=ਨਾਮ ਰੂਪ ਅਤੇ ਜੀ=ਜੀਵ ਪੁਣਾ ਜੋ ਤੇਰੇ ਅੰਦਰ ਫੁਰ ਰਿਹਾ ਹੈ ਇਸਨੂੰ ਹੋ=ਹੋੜ ਭਾਵ ਛੱਡ ਦੇ।

ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥

ਆਲਾ=ਨਰਕ ਰੂਪੀ ਘਰ ਵਾ=ਸੰਸਾਰ ਰੂਪੀ ਘਰ ਤੋਂ ਅਤੇ ਜਮ=ਜੰਮਣ ਅਤੇ ਕਾਰਨ=ਮਰਨ ਤੋਂ ਰਹਿਤ ਹੋ ਜਾਵੇਂਗਾ। ਅਥਵਾ ਦੁਖਾਂ ਰੋਗਾਂ ਦੇ ਆਲਾ=ਘਰ ਅਗਿਆਨ ਦੀ ਅਤੇ ਜਮ=ਜੰਮਣ ਜਨਮ ਦਾ ਕਾਰਨ ਜੋ ਵਾਸ਼ਨਾਂ ਹੈ ਉਸ ਦੀ ਨਿਵਾਰਣੀ ਹੋ ਜਾਵੇਗੀ। ਐਸਾ ਉਪਦੇਸ਼ ਸੁਣ ਕੇ ਨਾਮਦੇਵ ਜੀ ਬਹੁਤ ਪ੍ਰਸੰਨ ਹੋਏ ਤੇ ਆਪਣੇ ਗੁਰੂ ਦੇ ਚਰਨਾਂ ਤੇ ਨਮਸਕਾਰ ਕੀਤੀ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥